

# ਆਟੋਮੋਬਾਈਲਾਂ ਦੀ ਰੋਚਕ ਦੁਨੀਆਂ

ਬਾਰੁੜੀ ਸ਼੍ਰੇਣੀ ਲਈ  
ਵਿਦਿਆਰਥੀਂ ਕਾਰਜ ਪੁਸਤਕ  
(ਐਨ. ਵੀ. ਈ. ਕਿਊ. ਐਂਡ ਪੱਧਰ-4)



ਪੰਜਾਬ ਸਕੂਲ ਸਿੱਖਿਆ ਬੋਰਡ  
ਸਾਹਿਬਜ਼ਾਦਾ ਅਜੀਤ ਸਿੰਘ ਨਗਰ

(c) ਪੰਜਾਬ ਸਰਕਾਰ

ਪਹਿਲਾ ਐਡੀਸ਼ਨ 2017

All rights including those of translation, reproduction  
and annotation etc. are reserved by the  
Punjab Government

**ਅਨੁਵਾਦਕ** : ਸ਼੍ਰੀ ਆਸ਼ਤੋਸ਼ ਬਾਂਸਲ, ਵੈਕੇਸ਼ਨਲ ਟਰੇਨਰ (ਸਰਕਾਰੀ ਸੀਨੀ.ਸੈਕੰਡਰੀ.ਸਕੂਲ ਬਾਂਸਲ,  
ਪਟਿਆਲਾ)

**ਸੋਧਕ** : 1. ਸ਼੍ਰੀਮਤੀ ਸ਼ਭਿੰਦਰ ਕੌਰ, ਸਰਕਾਰੀ ਸੀ.ਸੈ.ਸਕੂਲ ਝੰਜੇੜੀ (ਐੱਸ.ਏ.ਐੱਸ.ਨਗਰ)  
2. ਸ਼੍ਰੀਮਤੀ ਡੇਜ਼ੀ ਰਾਣੀ, ਸਰਕਾਰੀ ਹਾਈ ਸਕੂਲ ਸੈਦਪੁਰ (ਐੱਸ.ਏ.ਐੱਸ.ਨਗਰ)  
3. ਸ਼੍ਰੀਮਤੀ ਬਲਜੀਤ ਕੌਰ, ਸਰਕਾਰੀ ਸੀ.ਸੈ.ਸਕੂਲ ਬਨੂੰਵੱਡ (ਐੱਸ.ਏ.ਐੱਸ.ਨਗਰ)  
4. ਸ਼੍ਰੀਮਤੀ ਕੁਲਦੀਪ ਕੌਰ, ਸਰਕਾਰੀ ਸੀ.ਸੈ.ਸਕੂਲ ਮਨੌਲੀ (ਐੱਸ.ਏ.ਐੱਸ.ਨਗਰ)  
5. ਸ਼੍ਰੀਮਤੀ ਸੁਨੀਲਮ ਕੁਮਾਰੀ, ਸਰਕਾਰੀ ਸੀ.ਸੈ.ਸਕੂਲ ਸਹੌੜਾ (ਐੱਸ.ਏ.ਐੱਸ.ਨਗਰ)  
6. ਸ਼੍ਰੀ ਜਸਵੀਰ ਸਿੰਘ, ਸਰਕਾਰੀ ਸੀ.ਸੈ.ਸਕੂਲ ਸਿੰਘਪੁਰਾ (ਐੱਸ.ਏ.ਐੱਸ.ਨਗਰ)  
7. ਸ਼੍ਰੀ ਤੁਰਨ ਭਾਰਤੀ, ਸਰਕਾਰੀ ਕੰ. ਸੀ.ਸੈ.ਸਕੂਲ ਘੜੂੰਅਂ (ਐੱਸ.ਏ.ਐੱਸ.ਨਗਰ)  
8. ਸ਼੍ਰੀ ਸਿਮਰਜੀਤ ਕੌਰ, ਸਰਕਾਰੀ ਮਾਡਲ ਸੀ.ਸੈ.ਸਕੂਲ ਖਰੜ (ਐੱਸ.ਏ.ਐੱਸ.ਨਗਰ)

**ਵਿਸ਼ਾ-ਸੋਧਕ** : 1. ਸ਼੍ਰੀ ਸੰਦੀਪ ਕੁਮਾਰ, ਸਰਕਾਰੀ ਸੀ.ਸੈ.ਸਕੂਲ ਜੜੌਤ, (ਐੱਸ.ਏ.ਐੱਸ.ਨਗਰ)  
: 2. ਸ਼੍ਰੀ ਸੁਮਿਤ ਕੁਮਾਰ, ਸਰਕਾਰੀ ਸੀ.ਸੈ.ਸਕੂਲ ਰੋਪੜ, (ਐੱਸ.ਏ.ਐੱਸ.ਨਗਰ)

1. ਕੋਈ ਵੀ ਏਜੰਸੀ-ਹੋਲਡਰ ਵਾਧੂ ਪੈਸੇ ਵਸੂਲਣ ਦੇ ਮੰਤਵ ਨਾਲ ਪਾਠ-ਪੁਸਤਕਾਂ ਤੇ ਜਿਲਦ ਸਾਜ਼ੀ ਨਹੀਂ ਕਰ ਸਕਦਾ । (ਏਜੰਸੀ-ਹੋਲਡਰਾਂ ਨਾਲ ਹੋਏ ਸਮਝੌਤੇ ਦੀ ਧਾਰਾ ਨੰ: 7 ਅਨੁਸਾਰ)
2. ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਛਪਾਈਆਂ ਅਤੇ ਪ੍ਰਕਾਸ਼ਿਤ ਪਾਠ-ਪੁਸਤਕਾਂ ਦੇ ਜਾਅਲੀ/ ਨਕਲੀ ਪ੍ਰਕਾਸ਼ਨਾਂ (ਪਾਠ-ਪੁਸਤਕਾਂ) ਦੀ ਛਪਾਈ, ਸਟਾਕ ਕਰਨਾ, ਜਮ੍ਹਾਂ-ਖੋਗੀ ਜਾਂ ਵਿਕਰੀ ਆਦਿ ਕਰਨਾ ਭਾਰਤੀ ਦੰਡ ਪ੍ਰਣਾਲੀ ਤੇ ਅੰਤਰਰਾਸ਼ਟਰੀ ਜੁਗਮ ਹੈ ।  
(ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਾਠ-ਪੁਸਤਕਾਂ ਬੋਰਡ ਦੇ ‘ਵਾਟਰ ਮਾਰਕ’ ਵਾਲੇ ਕਾਗਜ਼ ਉੱਪਰ ਹੀ ਛਪਵਾਈਆਂ ਜਾਂਦੀਆਂ ਹਨ ।)

## ਦੋ ਸ਼ਬਦ

ਪੰਜਾਬ ਸਕੂਲ ਸਿੱਖਿਆ ਬੋਰਡ ਆਪਣੀ ਸਥਾਪਨਾ ਦੇ ਸਮੇਂ ਤੋਂ ਹੀ ਸਕੂਲ ਪੱਧਰ ਦੇ ਪਾਠ-ਕ੍ਰਮ ਨੂੰ ਆਧੁਨਿਕ ਸੌਚ ਅਤੇ ਖੋਜ ਅਨੁਸਾਰ ਢਾਲਣ ਅਤੇ ਇਨ੍ਹਾਂ ਪਾਠ-ਕ੍ਰਮਾਂ ਅਨੁਸਾਰ ਪਾਠ-ਪੁਸਤਕਾਂ ਤਿਆਰ ਕਰਨ ਲਈ ਨਿਰੰਤਰ ਯਤਨਸ਼ੀਲ ਰਿਹਾ ਹੈ। ਰਾਸ਼ਟਰੀ ਪੱਧਰ ਦੀ ਸੌਚ ਨੂੰ ਮੁੱਖ ਰੱਖਦੇ ਹੋਏ ਬੋਰਡ ਨੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੈਕੋਸ਼ਨਲ ਸਿੱਖਿਆ ਨੂੰ ਪ੍ਰਫੁੱਲਤ ਕਰਨ ਦੇ ਉਲੀਕੇ ਵਿਸ਼ੇਸ਼ ਪ੍ਰੋਗਰਾਮ ਦੀ ਇਹ ਪਾਠ-ਪੁਸਤਕ ਇੱਕ ਕੜੀ ਹੈ।

ਵੱਧ ਰਹੀ ਬੇਰੁਜ਼ਗਾਰੀ ਅਤੇ ਜਨ-ਸੰਖਿਆ ਕਾਰਨ ਵੈਕੋਸ਼ਨਲ ਸਿੱਖਿਆ ਦੀ ਲੋੜ ਦਿਨੋ-ਦਿਨ ਵਧਦੀ ਜਾ ਰਹੀ ਹੈ ਕਿਉਂਕਿ ਵਿਗਿਆਨ ਅਤੇ ਤਕਨੀਕੀ ਉੱਨਤੀ ਦੇ ਯੁੱਗ ਵਿੱਚ ਕਾਰਜ ਕੁਸ਼ਲਤਾ ਵਧਾਉਣ ਲਈ ਵੈਕੋਸ਼ਨਲ ਸਿੱਖਿਆ ਦੀ ਲੋੜ ਹੈ। ਹੁਣ ਵਿਸ਼ਵ ਪੱਧਰ ਤੇ ਵੱਧ ਰਹੇ ਮੁਕਾਬਲੇ, ਉਤਪਾਦਨ ਦੀਆਂ ਬਦਲ ਰਹੀਆਂ ਤਕਨੀਕਾਂ ਅਤੇ ਕਾਰਜ ਖੇਤਰਾਂ ਦੀ ਮੁੜ ਵਿਉਤਬੰਦੀ ਲਈ ਵਿਦਿਆਰਥੀਆਂ ਨੂੰ ਢੁੱਕਵੱਦੇ ਹੁਨਰਾਂ ਰਾਹੋਂ ਰੁਜ਼ਾਗਾਰ ਪ੍ਰਾਪਤ ਕਰਨ ਦੇ ਯੋਗ ਬਣਾਉਣ ਦੀ ਜ਼ਰੂਰਤ ਹੈ।

ਕਾਰਜ ਖੇਤਰ ਵਿੱਚ ਪੜ੍ਹੇ-ਲਿਖੇ ਮਾਹਿਰ ਹੁਨਰ-ਮੰਦਾਂ ਦੀ ਸਖ਼ਤ ਜ਼ਰੂਰਤ ਹੋਣ ਕਾਰਨ ਕੇਂਦਰ ਸਰਕਾਰ ਦੁਆਰਾ ‘ਨੈਸ਼ਨਲ ਵੈਕੋਸ਼ਨਲ ਐਜੂਕੇਸ਼ਨ ਕੁਆਲੀਫਿਕੇਸ਼ਨ ਫਰੇਮਵਰਕ’ ਤਿਆਰ ਕਰਕੇ 8 ਅਕਤੂਬਰ 2011 ਨੂੰ ਵੱਖ ਵੱਖ ਰਾਜਾਂ ਵਿੱਚ ਲਾਗੂ ਕੀਤਾ ਗਿਆ। ਪੰਜਾਬ ਸਰਕਾਰ ਦੁਆਰਾ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਫਰੇਮਵਰਕ ਅਕਾਦਮਿਕ ਸਾਲ 2014-15, 2015-16 ਅਤੇ 2016-17 ਤੋਂ ‘ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ’ ਤਹਿਤ ਪੰਜਾਬ ਰਾਜ ਦੇ ਕੁੱਝ ਚੋਣਵੱਦੇ ਸਕੂਲਾਂ ਵਿੱਚ ਨੌਵੰਂ, ਦਸਵੰਂ ਅਤੇ ਗਿਆਰੂਵੰਂ ਸ਼੍ਰੇਣੀ ਵਿੱਚ ਤਰਤੀਬਵਾਰ ਲਾਗੂ ਹੋ ਚੁੱਕਿਆ ਹੈ, ਪਰ ‘ਆਟੋਮੋਬਾਈਲਾਂ ਦੀ ਰੋਚਕ ਦੁਨੀਆਂ’ ਵਿਸ਼ਾ ਇਸ ਅਕਾਦਮਿਕ ਸਾਲ-2017-18 ਤੋਂ ਬਾਰੂਵੰਂ ਸ਼੍ਰੇਣੀ ਵਿੱਚ ਲਾਗੂ ਕੀਤਾ ਗਿਆ ਹੈ ਅਤੇ ਇਸ ਵਿਸ਼ੇ ਨਾਲ ਸੰਬੰਧਤ ਇਹ ਪੁਸਤਕ ਵੀ ਤਿਆਰ ਕੀਤੀ ਗਈ ਹੈ। ਫਰੇਮਵਰਕ ਅਧੀਨ ਵੱਖ-ਵੱਖ ਟਰੇਡਜ਼ ਦੇ ਪ੍ਰੀਖਿਆਰਥੀਆਂ ਨੂੰ ਬੋਰਡ ਪ੍ਰੀਖਿਆ ਪਾਸ ਕਰਨ ਦੇ ਨਾਲ-ਨਾਲ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (N.S.D.C)/ ਸੈਕਟਰ ਸਕਿੱਲਜ ਕਾਊਂਸਲ (S.S.C) ਵੱਲੋਂ ਪ੍ਰੀਖਿਆਰਥੀਆਂ ਦੀ ਹੁਨਰ ਦੀ ਮਹਾਰਤਾ ਨੂੰ ਪ੍ਰਮਾਣਿਤ ਕੀਤਾ ਜਾਵੇਗਾ। ਇਸ ਪ੍ਰਮਾਣ ਪੱਤਰ ਦੇ ਅਧਾਰ ਤੇ ਵਿਦਿਆਰਥੀ ਐਨ. ਐਸ਼. ਕਿਊ. ਐਂਡ. ਵੱਲੋਂ ਨਿਰਧਾਰਿਤ ਪੱਧਰ ਅਨੁਸਾਰ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਮੰਨਿਆ ਜਾਵੇਗਾ।

ਰਾਸ਼ਟਰੀ ਸੌਚ ਨੂੰ ਮੁੱਖ ਰੱਖਦੇ ਹੋਏ ਇਹ ਪੁਸਤਕ ਸਾਲ 2017-18 ਤੋਂ ਪਹਿਲੀ ਵਾਰ ਤਿਆਰ ਕੀਤੀ ਗਈ ਹੈ। ਇਹ ਪੁਸਤਕ ਕੇਂਦਰ ਸਰਕਾਰ ਦੁਆਰਾ ਤਿਆਰ ਕੀਤੀ ਅੰਗਰੇਜ਼ੀ ਪੁਸਤਕ ਦਾ ਪੰਜਾਬੀ ਅਨੁਵਾਦ ਹੈ। ਅਨੁਵਾਦ ਕਰਦੇ ਸਮੇਂ ਹਰ ਪੱਖੋਂ ਚਾਹੇ ਪੂਰਾ ਧਿਆਨ ਰੱਖਿਆ ਗਿਆ ਹੈ ਪਰ ਫਿਰ ਵੀ ਪੁਸਤਕ ਵਿੱਚ ਸੁਧਾਰ ਲਿਆਉਣ ਦੀ ਹਮੇਸ਼ਾ ਗੁੰਜਾਇਸ਼ ਹੁੰਦੀ ਹੈ। ਇਸ ਲਈ ਪੁਸਤਕ ਨੂੰ ਹੋਰ ਚੰਗੇ ਬਣਾਉਣ ਲਈ ਖੇਤਰ ਵਿੱਚ ਆਏ ਸੁਝਾਵਾਂ ਦਾ ਸਤਿਕਾਰ ਕੀਤਾ ਜਾਵੇਗਾ।

ਚੇਅਰਮੈਨ

ਆਟੋਮੋਬਾਈਲਾਂ ਦੀ  
ਰੋਚਕ ਦੁਨੀਆ



## ਵਿਦਿਆਰਥੀ ਕਾਰਜ-ਪ੍ਰਸਤਕ

ਪਾਠਕ੍ਰਮ : ਆਟੋਮੋਬਾਈਲ ਤਕਨੀਕ ਪੱਧਰ-4 ਐਨ.ਕਿਊ 2016

ਯੂਨਿਟ : ਜਮਾਤ -XII L401

ਸਕੂਲਾਂ ਲਈ ਵੋਕੇਸ਼ਨਲ ਪਾਠ ਸਮੱਗਰੀ



ਪੀ.ਐਸ.ਐਸ.ਸੈਂਟਰਲ ਇੰਸਟੀਚਿਊਟ ਆਫ ਵੋਕੇਸ਼ਨਲ ਐਜ਼ਿਕਿਊਟਿਵ



Shyamla Hills, BHOPAL-462013 (M.P.) INDIA  
(a constituent unit of NCERT, under MHRD, Govt. of India)  
Phone : 0755-2660691, Fax : 0755-2660580  
Website : [www.psscive.nic.in](http://www.psscive.nic.in)

### ਮੱਖ-ਬੰਧ

ਆਮ ਅਕਾਦਮਿਕ ਸਿੱਖਿਆ ਅਤੇ ਕਿੱਤਾ-ਮੁਖੀ ਸਿੱਖਿਆ ਦੀ ਕਦਰ ਵਿਚਾਲੇ ਫਰਕ ਦਾ ਸੁਧਾਰ ਭਾਰਤ ਸਰਕਾਰ ਦੀ ਨੀਤੀ ਦੀ ਪਹਿਲ ਹੈ। ਮਨੁੱਖੀ ਸਰੋਤ ਵਿਕਾਸ ਮੰਤਰਾਲਾ (MHRD) ਭਾਰਤ ਸਰਕਾਰ ਅਧੀਨ ਵਿਕਸਤ ਕੌਮੀ ਹੁਨਰ ਯੋਗਤਾ ਢਾਂਚਾ (NSQF) ਅਜਿਹਾ ਵਿਆਖਿਆਤਮਕ ਢਾਂਚਾ ਹੈ ਜੋ ਵੱਖ-ਵੱਖ ਵਿਦਿਅਕ ਯੋਗਤਾਵਾਂ ਵਿਚਾਲੇ ਸਾਂਝੇ ਸੰਪਰਕ ਸੂਤਰ ਪ੍ਰਦਾਨ ਕਰਦਾ ਹੈ। ਇਹ ਸਕੂਲਾਂ, ਕਿੱਤਾ-ਮੁਖੀ ਸਿੱਖਿਆ ਤੇ ਸਿਖਲਾਈ ਸੰਸਥਾਵਾਂ, ਤਕਨੀਕੀ ਸਿੱਖਿਆ ਸੰਸਥਾਵਾਂ, ਕਾਲਜਾਂ ਤੇ ਯੂਨੀਵਰਸਿਟੀਆਂ ਲਈ ਕੌਮੀ ਪੱਧਰ ਦਾ ਵਿਦਿਅਕ ਯੋਗਤਾ ਪ੍ਰਬੰਧ ਤਿਆਰ ਕਰਨ ਲਈ ਸਾਂਝੇ ਸਿਧਾਂਤ ਤੇ ਅਗਵਾਈ ਲੀਹਾਂ ਤਿਆਰ ਕਰਦਾ ਹੈ। NSQF ਰੁਜ਼ਗਾਰ ਦਾਤਾਵਾਂ, ਵਿਦਿਆਰਥੀਆਂ ਤੇ ਸੰਸਥਾਵਾਂ ਲਈ ਅਨੁਵਾਦ ਦੀ ਯੋਗਤਾ (translation device) ਦੇ ਤੌਰ ਤੇ ਵਿਦਿਅਕ ਯੋਗਤਾ ਨੂੰ ਸਫਲ ਬਣਾਉਣ ਲਈ ਕਾਰਜ ਕਰੇਗਾ। ਇਹ ਨਾ ਸਿਰਫ ਯੋਗਤਾਵਾਂ ਵਿੱਚ ਪਾਰਦਰਸ਼ਤਾ ਪ੍ਰਦਾਨ ਕਰੇਗਾ ਸਗੋਂ ਵੱਖ-ਵੱਖ ਯੋਗਤਾਵਾਂ ਵਿੱਚ ਗਤੀਸ਼ੀਲਤਾ ਸਥਾਪਤ ਕਰਦਿਆਂ ਸਿੱਖਿਆ ਜਾਂ ਸਿੱਖਣ ਨੂੰ ਜੀਵਨ ਭਰ ਲਈ ਉਤਸਾਹਿਤ ਕਰੇਗਾ। PSSCIVE ਨੇ ਆਟੋਮੋਬਾਈਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ASDC) ਦੇ ਸਹਿਯੋਗ ਨਾਲ ਆਟੋਮੋਬਾਈਲ ਖੇਤਰ ਦੇ ਸਾਰੇ ਪੱਧਰਾਂ ਦੀ ਸਿੱਖਿਆ ਸਮੱਗਰੀ ਵਿਕਸਤ ਕਰਨ ਦੀ ਪਹਿਲ ਕੀਤੀ ਹੈ।

ਮੌਜੂਦਾ ਹਥਲੀ ਸਮੱਗਰੀ ਵਿੱਚ ਆਟੋਮੋਬਾਈਲ ਸਰਵਿਸ ਖੇਤਰ ਲਈ L-4 ਪੱਧਰੀ ਗਤੀਵਿਧੀਆਂ ਸ਼ਾਮਲ ਹਨ। ਇਹ ਸਮੱਗਰੀ ਆਟੋਮੋਬਾਈਲ ਸੇਵਾ ਖੇਤਰ ਵਿਚਲੀਆਂ ਗਤੀਵਿਧੀਆਂ ਸਿੱਖਣ ਦੇ ਚਾਹਵਾਨਾਂ ਦੀਆਂ ਲੋੜਾਂ ਪੂਰੀਆਂ ਕਰੇਗੀ। ਇਸ ਪੁਸਤਕ ਦੀ ਸਹਾਇਤਾ ਨਾਲ ਆਟੋਮੋਬਾਈਲ ਸੇਵਾ ਖੇਤਰ ਵਿੱਚ ਲੋੜੀਂਦੀ ਮੁਹਰਤ ਦਾ ਚਾਹਵਾਨ ਕੋਈ ਵੀ ਸਿੱਖਿਆਰਥੀ/ਉਦਮੀ ਮੁੱਢਲਾ ਗਿਆਨ ਲੈ ਸਕਦਾ ਹੈ।

ਇਹ ਪੁਸਤਕ ਮਾਹਿਰਾਂ ਵੱਲੋਂ ਲਿਖੀ ਗਈ ਹੈ ਤੇ ਗਰੁੱਪ ਦੇ ਸਾਰੇ ਮੈਂਬਰਾਂ ਵੱਲੋਂ ਵਿਚਾਰੀ ਗਈ ਹੈ। ਮੈਂ ਇਸ ਪੁਸਤਕ ਦੇ ਲੇਖਕਾਂ ਵੱਲੋਂ ਪੁਸਤਕ ਤਿਆਰ ਕੀਤੇ ਜਾਣ ਲਈ ਤੇ ਵਰਕਿੰਗ ਗਰੁੱਪ ਦੇ ਮੈਂਬਰਾਂ ਵੱਲੋਂ ਦਿੱਤੇ ਸੁਝਾਵਾਂ ਤੇ ਹੋਰ ਕਿਰਿਆਵਾਂ ਲਈ, ਉਨ੍ਹਾਂ ਦਾ ਸ਼ੁਕਰਗੁਜਾਰ ਹਾਂ। ਉਨ੍ਹਾਂ ਦੇ ਨਾਮ ਵੀ ਕਿਸੇ ਹੋਰ ਸਥਾਨ ਤੇ ਬਿਆਨ ਕੀਤੇ ਗਏ ਹਨ।

ਮੈਂ ਵਰਕਿੰਗ ਗਰੁੱਪ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਸੌਰਭ ਪ੍ਰਕਾਸ਼ ਦੇ ਯਤਨਾਂ ਲਈ ਉਨ੍ਹਾਂ ਦਾ ਰਿਣੀ ਹਾਂ ਜਿਨ੍ਹਾਂ ਦੀ ਅਗਵਾਈ ਵਿੱਚ ਯੋਜਨਾਵਾਂ ਤੇ ਬੈਠਕਾਂ ਦੀ ਤਾਮੀਲ ਸਦਕਾ ਪੁਸਤਕ ਹੋਂਦ ਵਿੱਚ ਆ ਸਕੀ ਹੈ।

ਮੈਂ ਪਾਠਕਾਂ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਲਈ ਉਨ੍ਹਾਂ ਦਾ ਰਿਣੀ ਰਹਾਂਗਾ ਕਿਉਂਕਿ ਇਨ੍ਹਾਂ ਨਾਲ ਹੀ ਪੁਸਤਕ ਦੇ ਅਗਲੇਰੇ ਤੇ ਚੰਗੇ ਸੰਸਕਰਨ ਤਿਆਰ ਕੀਤੇ ਜਾ ਸਕਣਗੇ।

### ਭੋਪਾਲ

ਜਨਵਰੀ, 2016

ਪ੍ਰੋਫੈਸਰ ਆਰ.ਬੀ. ਸਿਵਾਗੁੰਡੇ

ਸੰਯੁਕਤ ਡਾਇਰੈਕਟਰ

ਪੰਡਿਤ ਸੁੰਦਰ ਲਾਲ ਸ਼ਰਮਾ

ਕੇਂਦਰੀ ਕਿੱਤਾ-ਮੁਖੀ ਸਿੱਖਿਆ ਸੰਸਥਾਨ

## © ਮਨੁੱਖੀ ਸਰੋਤ ਵਿਕਾਸ ਮੰਤਰਾਲਾ 2016

ਇਹ ਪ੍ਰਕਾਸ਼ਨ ਕਾਪੀਰਾਈਟ ਅਧੀਨ ਸੁਰੱਖਿਅਤ ਹੈ। ਕਾਪੀਰਾਈਟ ਐਕਟ ਅਧੀਨ ਅਧਿਕਾਰਤ ਮੰਤਰਾਲਾ ਤੋਂ ਇਲਾਵਾ, ਪੂਰਨ ਲਿਖਤੀ ਆਗਿਆ ਤੋਂ ਬਿਨਾਂ ਨਕਲ, ਰੂਪਾਂਤਰਣ, ਇਲੈਕਟ੍ਰੋਨਿਕ ਸੰਗ੍ਰਹਿਣ ਅਤੇ ਸੰਚਾਰ ਉੱਤੇ ਪੂਰੀ ਤਰ੍ਹਾਂ ਪਾਬੰਦੀ ਹੈ।

ਇਹ ਵਿਦਿਆਰਥੀ ਦੀ ਕਾਰਜ ਪੁਸਤਕ, ਆਟੋਮੋਬਾਈਲ ਮੁਹਾਰਤ ਵਿਕਾਸ ਕੇਂਸਲ (ASDC) ਦੀ ਸਰਗਰਮ ਸ਼ਹੀਦੀ ਅਤੇ ਨਾਲ ਸਰਵਿਸ ਤਕਨੀਸ਼ੀਅਨ ਲੈਵਲ-4 ਦੇ ਕੌਮੀ ਕਿੱਤਾ ਮਿਆਰਾਂ (NOS) ਨੂੰ ਧਿਆਨ 'ਚ ਰੱਖ ਕੇ ਤਿਆਰ ਕੀਤੀ ਗਈ ਹੈ।

ਵਿਦਿਆਰਥੀ ਕਾਰਜ ਪੁਸਤਕ ਤਿਆਰ ਕਰਨ ਦਾ ਇਹ ਪ੍ਰੋਜੈਕਟ ਪੀ.ਐਸ. ਐਸ. ਕੇਂਦਰੀ ਕਿੱਤਾ-ਮੁਖੀ ਸਿੱਖਿਆ ਸੰਸਥਾਨ ਜੋ ਕਿ ਨੈਸ਼ਨਲ ਕੇਂਸਲ ਆਫ ਐਜ਼ੂਕੇਸ਼ਨਲ ਰਿਸਰਚ ਅਤੇ ਟਰੇਨਿੰਗ ਦਾ ਇੱਕ ਯੂਨਿਟ ਹੈ ਅਤੇ ਮਨੁੱਖੀ ਸਰੋਤ ਵਿਕਾਸ ਮੰਤਰਾਲਾ, ਭਾਰਤ ਸਰਕਾਰ ਦੇ ਅਧਿਕਾਰ ਹੇਠ ਆਉਂਦਾ ਹੈ, ਦੀ ਰਹਿਨਮਾਈ ਅਧੀਨ ਵਿਕਸਤ ਕੀਤਾ ਗਿਆ ਹੈ।

## ਪ੍ਰੋਜੈਕਟ ਕੋਆਰਡੀਨੇਟਰ

ਡਾ. ਸੌਰਭ ਪ੍ਰਕਾਸ਼

ਪ੍ਰੋਫੈਸਰ ਅਤੇ ਮੁਖੀ

ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿਭਾਗ

ਪੀਐਸਐਸ ਸੈਂਟਰਲ ਇੰਸਟੀਚਿਊਟ ਆਫ ਵੈਕੋਸ਼ਨਲ ਐਜ਼ੂਕੇਸ਼ਨ,

ਬੋਪਾਲ (ਐਮ.ਪੀ.) -462013, ਭਾਰਤ

Email : [saurabh\\_p@yahoo.com](mailto:saurabh_p@yahoo.com)

[www.psscive.nic.in](http://www.psscive.nic.in)

## ਵਿਸ਼ਾ ਸੂਚੀ

ਯੂਨਿਟ-1 ਸਰਵਿਸ ਮੈਨੂਅਲ	5
<b>ਜਾਣ-ਪਛਾਣ</b>	6
ਸੈਸ਼ਨ 1 : ਸਬੰਧਤ ਵਾਹਨ ਦਾ ਸਰਵਿਸ ਮੈਨੂਅਲ	7
<b>ਯੂਨਿਟ-2 ਫਾਸਟਨਰਜ਼ (fasteners)</b>	12
<b>ਜਾਣ-ਪਛਾਣ</b>	13
ਸੈਸ਼ਨ 1 : ਆਟੋਮੋਟਿਵ ਬੋਲਟ/ਮਸ਼ੀਨੀ ਪੇਚ	15
ਸੈਸ਼ਨ 2 : ਆਟੋਮੋਟਿਵ ਨਟ	26
ਸੈਸ਼ਨ 3 : ਆਟੋਮੋਟਿਵ ਸਟੱਡ	31
ਸੈਸ਼ਨ 4 : ਆਟੋਮੋਟਿਵ ਵਾਸ਼ਰ ਅਤੇ ਰਿਵਿਟ	35
ਸੈਸ਼ਨ 5 : ਖਰਾਬ ਫਾਸਟਨਰਜ਼ ਨੂੰ ਬਾਹਰ ਕੱਢਣਾ ਅਤੇ ਬਦਲਣਾ	42
<b>ਯੂਨਿਟ -3 ਮਾਪਣ ਵਾਲਾ ਸਾਜ਼ੋ-ਸਮਾਨ</b>	46
<b>ਜਾਣ -ਪਛਾਣ</b>	47
ਸੈਸ਼ਨ 1 : ਸਿੱਧੇ ਅਤੇ ਅਸਿੱਧੇ ਤੌਰ ਤੇ ਮਾਪਣ ਵਾਲੇ ਯੰਤਰਾਂ ਦੀ ਸੰਭਾਲ ਅਤੇ ਇਸਤੇਮਾਲ	48
ਸੈਸ਼ਨ 2 : ਕੋਣ ਮਾਪਣ ਵਾਲੇ ਯੰਤਰ	57
ਸੈਸ਼ਨ 3 : ਡਾਇਲ ਇੰਡੀਕੇਟਰ/ਗੋਜ ਅਤੇ ਹੋਰ ਗੋਜ	60
ਸੈਸ਼ਨ 4 : ਵਾਹਨ ਦੇ ਡੈਸ਼ ਬੋਰਡ ਦੇ ਯੰਤਰ	66
<b>ਯੂਨਿਟ -4 ਇੰਜਨ ਦੇ ਭਾਗਾਂ ਦੀ ਸਰਵਿਸ, ਰਿਪੋਅਰ ਜਾਂ ਬਦਲਣਾ</b>	71
<b>ਜਾਣ -ਪਛਾਣ</b>	72
ਸੈਸ਼ਨ 1 : ਵਾਲਵ ਦੀ ਕਾਰਜਵਿਧੀ ਨੂੰ ਸੰਵਾਰਨਾ	73
ਸੈਸ਼ਨ 2 : ਪਿਸਟਨ ਰਿੰਗਾਂ ਦੀ ਜਾਂਚ ਅਤੇ ਬਦਲਣਾ	81
ਸੈਸ਼ਨ 3 : ਸਲੀਵ, ਕਨੈਕਟਿੰਗ ਰੈਂਡ ਅਤੇ ਇੰਜਨ ਬੀਅਰਿੰਗ ਦੀ ਜਾਂਚ ਅਤੇ ਬਦਲਣਾ	86
ਸੈਸ਼ਨ 4 : ਕੂਲਿੰਗ ਪ੍ਰਣਾਲੀ ਨੂੰ ਪਰਖਣਾ ਅਤੇ ਖਰਾਬ ਹਿੱਸੇ ਨੂੰ ਬਦਲਣਾ	91

ਸੈਸ਼ਨ 4 : ਸਟੀਰਿੰਗ ਲਿਕੇਜ ਦੀ ਜਾਂਚ .....	137
ਸੈਸ਼ਨ 5 : ਮੈਨੂਅਲ ਅਤੇ ਪਾਵਰ-ਸਟੀਰਿੰਗ ਪ੍ਰਬੰਧ /ਪ੍ਰਣਾਲੀ .....	140
ਸੈਸ਼ਨ 6 : ਸਟੀਰਿੰਗ ਪ੍ਰਬੰਧ/ਪ੍ਰਣਾਲੀ ਦੀ ਵਿਵਸਥਾ .....	147
ਯੂਨਿਟ - 7 ਆਟੋ ਬਿਜਲਈ ਪ੍ਰਬੰਧ/ਪ੍ਰਣਾਲੀ .....	158
<b>ਜਾਣ -ਪਛਾਣ</b> .....	<b>159</b>
ਸੈਸ਼ਨ 1 : ਆਟੋਮੇਟਿਵ ਬਿਜਲਈ ਅਤੇ ਇਲੈਕਟ੍ਰੋਨਿਕ ਚਿੰਨ੍ਹ ਸਰਕਟ ਚਿੱਤਰ ਨੂੰ ਪੜ੍ਹਨਾ,	
ਤਾਰਾਂ ਦਾ ਨਿਰਧਾਰਨ ਅਤੇ ਕਲਰ ਕੋਡਿੰਗ, ਤਾਰਾਂ ਦਾ ਕਵਚ .....	160
ਸੈਸ਼ਨ 2 : ਬਿਜਲਈ ਜਾਂਚ ਯੰਤਰ .....	170
ਸੈਸ਼ਨ 3 : ਬੈਟਰੀ ਅਤੇ ਇਸਦੀ ਦੇਖ-ਭਾਲ .....	178
ਸੈਸ਼ਨ 4 : ਵਾਹਨ ਦੀ ਰੱਸ਼ਨੀ ਪ੍ਰਣਾਲੀ ਦੇ ਬਿਜਲਈ ਕਨੈਕਸ਼ਨਾਂ ਨੂੰ ਚੈਕ ਕਰਨਾ .....	189
ਸੈਸ਼ਨ 5 : ਫਿਊਜ਼ ਨੂੰ ਬਦਲਣਾ ਅਤੇ ਉਸਦੀ ਵਰਤੋਂ .....	198
ਸੈਸ਼ਨ 6 : ਆਟੋਮੋਬਾਈਲ ਦੀ ਚਾਰਜਿੰਗ ਪ੍ਰਣਾਲੀ ਦਾ ਸਰਕਟ ਡਾਇਗ੍ਰਾਮ/ਚਿੱਤਰ ਤੇ ਚਾਰਜਿੰਗ ਪ੍ਰਣਾਲੀ ਨੂੰ ਚੈਕ ਕਰਨਾ .....	202
ਸੈਸ਼ਨ 7 : ਆਟੋਮੋਬਾਈਲ ਦੀ ਸਟਾਰਟਿੰਗ ਪ੍ਰਣਾਲੀ ਦਾ ਸਰਕਟ ਡਾਇਗ੍ਰਾਮ ਅਤੇ ਸਟਾਰਟਰ ਸਰਕਟ ਨੂੰ ਚੈਕ ਕਰਨਾ .....	209
ਸੈਸ਼ਨ 8 : ਇਗਨਿਸ਼ਨ ਪ੍ਰਣਾਲੀ ਦਾ ਸਰਕਟ ਡਾਇਗ੍ਰਾਮ ਅਤੇ ਇਗਨਿਸ਼ਨ ਸਰਕਟ ਨੂੰ ਚੈਕ ਕਰਨਾ .....	213
ਸੈਸ਼ਨ 9 : ਵੱਡੇ ਬਿਜਲਈ ਉਪਕਰਨਾਂ ਦੀ ਸਰਵਿਸ ਅਤੇ ਸਾਂਭ-ਸੰਭਾਲ	
ਸੈਸ਼ਨ 10 : ਵਾਹਨ ਦੇ ਵਾਤਾਵਰਨ ਨਿਯੰਤਰਨ ਪ੍ਰਬੰਧ (ਪ੍ਰਣਾਲੀ) ਦੇ ਹੀਟਿੰਗ ਅਤੇ ਵਾਯੂਅਨੁਕੂਲਨ ਨਾਲ	
<b>ਜਾਣ ਪਛਾਣ</b> .....	<b>237</b>
ਪੜ੍ਹਨ ਯੋਗ ਹੋਰ ਪਾਠਕ ਸਮੱਗਰੀ .....	245
ਪਾਠ-ਪੁਸਤਕ ਵਿਕਸਤ ਕਰਨ ਵਾਲੇ .....	245
ਆਟੋਮੋਬਾਈਲਜ਼ ਦੀ ਰੋਚਕ ਦੁਨੀਆਂ	

ਆਟੋਮੋਬਾਈਲਾਂ ਦੀ  
ਰੋਚਕ ਦੁਨੀਆ



# ਵਿਦਿਆਰਥੀ ਕਾਰਜਪੁਸਤਕ

ਪਾਠਕ੍ਰਮ : AUTO-SRV L4-NQ 2016

ਯੂਨਿਟ : AUTO-SRV L4 UI

ਸਰਵਿਸ ਮੈਨੂਅਲ

ਸਕੂਲਾਂ ਲਈ ਕਿੱਤਾ ਮੁੱਖੀ ਸਿਖਲਾਈ ਸਮੱਗਰੀ

ਪੀ.ਐੱਸ.ਐੱਸ ਕੇਂਦਰੀ ਕਿੱਤਾ-ਮੁੱਖੀ ਸਿੱਖਿਆ ਸੰਸਥਾਨ

ਭੋਪਾਲ

## ਜਾਣ-ਪਛਾਣ

ਸਾਂਭ-ਸੰਭਾਲ ਮੋਟਰ ਵਾਹਨ ਦੇ ਕਿਸੇ ਵੀ ਸਫਲ ਸਾਂਭ-ਸੰਭਾਲ ਪ੍ਰੋਗਰਾਮ ਦੀ ਕੁੰਜੀ ਹੈ। ਰੋਕਬਾਮ ਸਾਂਭ ਸੰਭਾਲ ਦੁਆਰਾ ਵਾਹਨਾਂ ਦਾ ਮੁਆਇਨਾ ਤੇ ਮੁਰੰਮਤ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਰੱਖਿਆ ਜਾਂਦਾ ਹੈ ਕਿ ਕਿਸੇ ਵੀ ਪ੍ਰਕਾਰ ਦੀ ਉਲੰਘਣਾ ਜਾਂ ਦੁਰਘਟਨਾ ਤੋਂ ਪਹਿਲਾਂ ਹੀ ਨੁਕਸਾਂ ਦੀ ਰੋਕਬਾਮ ਕੀਤੀ ਜਾ ਸਕੇ।

ਜਦੋਂ ਵਾਹਨ ਨੂੰ ਸਰਵਿਸ ਸਟੇਸ਼ਨ ਤੇ ਕਿਸੇ ਖਾਸ ਨੁਕਸ ਕਰਕੇ ਮੁਰੰਮਤ ਲਈ ਲਿਆਇਆ ਜਾਂਦਾ ਹੈ ਤਾਂ ਇੱਕ ਮਕੈਨਿਕ ਉਸਦੇ ਮਾਡਲ ਦੇ ਸਰਵਿਸ ਦਸਤਾਵੇਜ਼ ਵੇਖਦਾ ਹੈ। ਇਹ ਸਰਵਿਸ ਦਸਤਾਵੇਜ਼ ਉਸ ਵਾਹਨ ਨੂੰ ਬਣਾਉਣ ਵਾਲੇ ਉਤਪਾਦਕ ਦੁਆਰਾ ਸਰਵਿਸ ਸਟੇਸ਼ਨ ਨੂੰ ਉਪਲੱਬਧ ਕਰਵਾਇਆ ਜਾਂਦਾ ਹੈ। ਜਿਵੇਂ ਕਿ ਅਸੀਂ ਸਾਰੇ ਹੀ ਜਾਣਦੇ ਹਾਂ ਕਿ ਬਜ਼ਾਰ ਵਿੱਚ ਵਾਹਨਾਂ ਦੇ ਲਗਾਤਾਰ ਨਵੇਂ-2 ਮਾਡਲ ਆ ਰਹੇ ਹਨ ਅਤੇ ਇਸਦੀ ਤਕਨੀਕੀ ਜਾਣਕਾਰੀ ਸਰਵਿਸ ਮਕੈਨਿਕ/ਤਕਨੀਸ਼ੀਅਨ/ਸਰਵਿਸ ਸਲਾਹਕਾਰ ਨੂੰ ਉਪਲੱਬਧ ਕਰਵਾਈ ਜਾਂਦੀ ਹੈ।

ਸਰਵਿਸ ਦਸਤਾਵੇਜ਼ ਮਕੈਨਿਕ ਨੂੰ ਨਵੀਂ ਖੋਜ ਨੂੰ ਸਮਝਣ, ਨਵੇਂ ਬਦਲਾਅ, ਮੁੱਖ ਭਾਗਾਂ ਨੂੰ ਵੱਖ-2 ਕਰਨ ਦੀ ਤਕਨੀਕ, ਜੋੜਨ ਦੀ ਵਿਧੀ, ਪਰਖਣ ਆਦਿ ਵਿੱਚ ਮਦਦ ਕਰਦਾ ਹੈ।

ਇਸ ਯੂਨਿਟ ਵਿੱਚ ਤੁਸੀਂ ਸਰਵਿਸ ਦਸਤਾਵੇਜ਼ ਜਾਂ ਸਰਵਿਸ ਮੈਨੂਅਲ ਬਾਰੇ ਜਾਣੂ ਹੋਵੋਗੇ।

## ਸੈਸ਼ਨ 1 : ਸਰਵਿਸ ਦਸਤਾਵੇਜ਼ ਜਾਂ ਸਰਵਿਸ ਮੈਨੂਅਲ ਨੂੰ ਪੜ੍ਹਨਾ

### ਸੰਬੰਧਤ ਜਾਣਕਾਰੀ (Relevant Knowledge)

ਆਟੋਮੋਬਾਈਲ ਮਸ਼ੀਨਰੀ ਦਾ ਇੱਕ ਗੁੰਝਲਦਾਰ ਯੂਨਿਟ ਹੈ। ਇਸਦੀ ਕਾਰਗੁਜ਼ਾਰੀ ਦਿੱਖ, ਨਿਯੰਤਰਨ ਅਤੇ ਸਹੀ ਕਾਰਜ ਕੁਸ਼ਲਤਾ ਵਿੱਚ ਵਾਸਤਵਿਕਤਾ ਬਣਾ ਕੇ ਰੱਖਣ ਲਈ ਇਸਨੂੰ ਨਿਯਮਿਤ ਸਰਵਿਸ ਦੀ ਜ਼ਰੂਰਤ ਪੈਂਦੀ ਹੈ। ਖੋਜ ਅਤੇ ਵਿਕਾਸ ਆਟੋ ਉਤਪਾਦਕਾਂ ਨੂੰ ਕਾਰਜਕੁਸ਼ਲਤਾ ਦੇ ਨਾਲ ਉਹ ਸਾਰੇ ਅਰਾਮ ਮੁਹੱਈਆ ਕਰਵਾਉਂਦਾ ਹੈ, ਇਸ ਕਰਕੇ ਵਾਹਨ ਦੀ ਕਾਰਗੁਜ਼ਾਰੀ ਵਿੱਚ ਵਾਸਤਵਿਕਤਾ ਬਰਕਰਾਰ ਰੱਖਣਾ ਸਰਵਿਸ ਵਰਕਸ਼ਾਪ ਦਾ ਫਰਜ਼ ਹੁੰਦਾ ਹੈ। ਉਤਪਾਦਕ ਇੱਕ ਸਰਵਿਸ ਦਸਤਾਵੇਜ਼ ਤਿਆਰ ਕਰਦਾ ਹੈ ਜਿਸ ਵਿੱਚ ਉਸਦੇ ਉਤਪਾਦ ਬਾਰੇ ਪੂਰੀ ਜਾਣਕਾਰੀ, ਜਿਵੇਂ ਕਿ ਵਰਤੀ ਗਈ ਸਮੱਗਰੀ, ਸਰਵਿਸ ਸੀਮਾ, ਭਾਗਾਂ ਦੇ ਚੱਲਣ ਦੀ ਮਿਆਦ, ਸਟੋਰੇਜ ਕਰਨ ਦੀ ਮਿਆਦ ਅਤੇ ਮੁਰੰਮਤ ਕਰਨ ਦਾ ਕ੍ਰਮ ਆਦਿ। ਸਰਵਿਸ ਦਸਤਾਵੇਜ਼ ਦਾ ਚਿੱਤਰ ਇੱਥੇ ਦਿੱਤਾ ਗਿਆ ਹੈ। ਸਰਵਿਸ ਦਸਤਾਵੇਜ਼ ਤਕਨੀਸ਼ੀਅਨਾਂ ਨੂੰ ਵਾਹਨ ਉੱਤੇ ਕਿਸੇ ਖਾਸ ਤਰੀਕੇ ਨਾਲ ਕੰਮ ਕਰਨ ਬਾਰੇ ਚੱਸਦਾ ਹੈ ਤਾਂ ਜੋ ਉਹ ਕਿਸੇ ਵੀ ਸਮੱਸਿਆ ਨੂੰ ਸੁਲਝਾ ਸਕਣ ਤੇ ਨਾਲ-2 ਉਸਦੀ ਅਜਿਹੀ ਸਰਵਿਸ ਕਰਨ ਕਿ ਉਸਦੀ ਵਾਸਤਵਿਕਤਾ ਬਰਕਰਾਰ ਰਹੇ।

**ਸਰਵਿਸ ਦਸਤਾਵੇਜ਼ ਵਿੱਚ ਹੇਠਲੇ ਖੇਤਰ ਹੁੰਦੇ ਹਨ।**

1. ਯੂਨਿਟ ਜਾਂ ਅਸੈਂਬਲੀ ਦੀ ਵਿਸਥਾਰ ਝਲਕ
2. ਭਾਗ ਨੰਬਰ ਦੇ ਨਾਲ ਹਿੱਸੇ ਜਾਂ ਭਾਗ ਦਾ ਨਾਮ
3. ਹਰੇਕ ਹਿੱਸੇ ਜਾਂ ਭਾਗ ਦਾ ਨਿਰਧਾਰਨ ਅਤੇ ਅਸੈਂਬਲੀ ਵਿੱਚ ਉਹਨਾਂ ਦੀ ਟੌਲਰੈਂਸ।
4. ਵੱਖ-2 ਕਰਨ ਦਾ ਕ੍ਰਮ ਅਤੇ ਧਿਆਨ ਰੱਖਣਾ।
5. ਟੌਲਰੈਂਸ ਦੇ ਨਾਲ ਅਸੈਂਬਲੀ ਕਰਨ ਦਾ ਕ੍ਰਮ, ਪਲੇਅ ਦੀ ਐਡਜ਼ਸਟਮੈਂਟ ਆਦਿ
6. ਪਰਖਣ ਦਾ ਕ੍ਰਮ ਜਾਂ ਤਰੀਕੇ ਅਤੇ ਕੰਮ ਕਰ ਸਕਣ ਦੀ ਸਮਰੱਥਾ
7. ਸਾਂਭ-ਸੰਭਾਲ ਸ਼ਡਿਊਲ
8. ਭਾਗਾਂ ਨੂੰ ਬਦਲਣ ਦੀ ਸੀਮਾ
9. ਸਮੱਸਿਆ ਨੂੰ ਹੱਲ ਕਰਨ ਸਬੰਧੀ ਚਾਰਟ
10. ਖਾਸ ਤਰ੍ਹਾਂ ਦੇ ਅੱਜ਼ਾਰਾਂ ਨੂੰ ਵਰਤਣਾ ਅਤੇ ਉਹਨਾਂ ਦੇ ਭਾਗ ਨੰਬਰ
11. ਵੱਖ-2 ਅਸੈਂਬਲੀ ਵਿੱਚ ਵਰਤੇ ਜਾਣ ਵਾਲੇ ਲੂਬਰੀਕੈਂਟ ਦੀ ਸਹੀ ਮਾਤਰਾ ਅਤੇ ਗ੍ਰੇਡ




Fig 1: સરવિસ દસ્તાવેજી



Fig 2 : Service Training handout

### ਮੈਨੂਅਲ ਜਾਂ ਦਸਤਾਵੇਜ਼ ਦੀ ਵਿਸ਼ਾ ਸੂਚੀ

ਦਸਤਾਵੇਜ਼ ਵਿੱਚ ਹੇਠ ਲਿਖੀ ਵਿਸ਼ਾ ਸੂਚੀ ਬਣੀ ਹੁੰਦੀ ਹੈ ਜਿਹੜੀ ਕਿ ਸਰਵਿਸ ਦਸਤਾਵੇਜ਼ ਨੂੰ ਘਰ ਜਾਂ ਵਰਕਸ਼ਾਪ ਵਿੱਚ ਇਸਤੇਮਾਲ ਕਰਨ ਵੇਲੇ ਦੇਖੀ ਜਾ ਸਕਦੀ ਹੈ।

- ਇੰਡੈਕਸ
- ਪੇਜ ਨੰਬਰ/ਪੰਨਾ ਨੰਬਰ
- ਅਸੈਂਬਲੀ ਦਾ ਫੈਲਿਆ ਹੋਇਆ ਰੂਪ
- (ਭਾਗਾਂ ਨੂੰ) ਵੱਖ-2 ਕਰਨ ਦਾ ਕ੍ਰਮ
- ਟੈਲਰੈਂਸ, ਗੋਜ਼, ਭਾਗਾਂ ਦਾ ਆਕਾਰ
- ਸਰਵਿਸ ਕਰਨ ਯੋਗ
- ਮਿਆਦ
- ਮੁਰੰਮਤ ਜਾਂ ਬਦਲਾਅ ਬਾਰੇ ਫੈਸਲਾ
- (ਜੋੜਨ) ਅਸੈਂਬਲੀ ਕ੍ਰਮ ਅਤੇ
- ਪਰਖਣ ਦੀ ਵਿਧੀ

ਤਕਨੀਸ਼ੀਅਨ/ਮਕੈਨਿਕ ਨੂੰ ਕਿਸੇ ਵੀ ਭਾਗ ਦੀ ਸਰਵਿਸ ਕਰ ਸਕਣ ਦੀ ਜਾਂਚ ਬਾਰੇ ਹਮੇਸ਼ਾ ਸਰਵਿਸ ਦਸਤਾਵੇਜ਼ ਇਸਤੇਮਾਲ ਕਰਨਾ ਚਾਹੀਦਾ ਹੈ। ਇਹ ਉਸਨੂੰ ਇਹ ਫੈਸਲਾ ਲੈਣ ਵਿੱਚ ਮਦਦ ਕਰਦਾ ਹੈ ਕਿ ਕੋਈ ਵੀ ਭਾਗ ਬਦਲਣਾ ਹੈ ਜਾਂ ਨਹੀਂ। ਅੱਜ ਕੱਲ ਦੇ ਆਟੋਮੋਬਾਈਲ ਦੀ ਅਸੈਂਬਲੀ ਕਰਦੇ ਵੇਲੇ ਇਸਦੇ ਸਹੀ ਕੰਮ ਕਰਨ ਵੱਲ ਵੀ ਧਿਆਨ ਰੱਖਣਾ ਪੈਂਦਾ ਹੈ। ਇਹ ਜਾਣਕਾਰੀ ਇਸਦੇ ਭਾਗਾਂ ਅਤੇ ਅਸੈਂਬਲੀ ਵਿੱਚ ਲੋੜੀਂਦੀ ਟੈਲਰੈਂਸ (ਵੱਖ-2 ਭਾਗਾਂ ਵਿਚਕਾਰ ਥੋੜਾ ਜਿਹਾ ਗੈਪ), ਪਲੇਅ ਆਦਿ ਰੱਖਣ ਵਿੱਚ ਮਦਦ ਕਰਦੀ ਹੈ ਜਿਸ ਨਾਲ ਇਸਦੇ ਭਾਗ ਵਧੀਆ ਤਰੀਕੇ ਨਾਲ ਕੰਮ ਕਰਦੇ ਹਨ।

ਸਰਵਿਸ ਦਸਤਾਵੇਜ਼ ਹਮੇਸ਼ਾ ਇੱਕ ਸੌਂਖੀ ਨਾਲ ਪਹੁੰਚ ਵਾਲੀ ਜਗ੍ਹਾ ਤੇ ਰੱਖੋ ਤਾਂ ਜੋ ਸਰਵਿਸ ਕਰਨ ਵੇਲੇ ਇਹ ਆਸਾਨੀ ਨਾਲ ਲੱਭ ਸਕੇ। ਸਹੀ ਚੀਜ਼ ਜਾਂ ਭਾਗ ਦੇ ਸਹੀ ਜਗ੍ਹਾਂ ਤੇ ਹੋਣ ਨਾਲ ਹੀ ਵਾਹਨ ਦੀ ਪੂਰੀ ਕਾਰਗੁਜ਼ਾਰੀ ਪੈਦਾ ਕੀਤੀ ਜਾ ਸਕਦੀ ਹੈ।

ਅੱਜ ਕੱਲ ਦੇ ਆਟੋਮੋਬਾਈਲਾਂ ਵਿੱਚ ਕਈ ਤਰ੍ਹਾਂ ਦੇ ਬਿਜਲੀ, ਇਲੈਕਟ੍ਰੋਨਿਕ ਉਪਕਰਨ ਹੁੰਦੇ ਹਨ ਜੋ ਕਿ ਇੱਕ ਨਿਸ਼ਚਿਤ ਵੌਲਟੇਜ ਕਰੰਟ ਅਤੇ ਰਜ਼ਿਸਟੈਂਸ (Resistance) ਉੱਤੇ ਹੀ ਕੰਮ ਕਰਦੇ ਹਨ। ਸਰਵਿਸ ਦਸਤਾਵੇਜ਼ ਗਤੀ ਦੇ ਬਦਲਣ ਦੇ ਨਾਲ ਵੌਲਟੇਜ, ਕਰੰਟ ਅਤੇ ਰਜ਼ਿਸਟੈਂਸ (Resistance) ਦੀ ਰੋੜ ਬਾਰੇ ਦੱਸਦਾ ਹੈ। ਇਸਦੇ ਨਾਲ ਤਕਨੀਸ਼ੀਅਨ ਨੂੰ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਮਿਲਦੀ ਹੈ। ਸਰਵਿਸ ਦਸਤਾਵੇਜ਼ ਕਲਰ ਕੋਡ ਦੇ ਨਾਲ ਸਰਕਟ ਡਾਇਗ੍ਰਾਮ (ਚਿੱਤਰ) ਬਾਰੇ ਵੀ ਦੱਸਦਾ ਹੈ। ਇਹ ਮਕੈਨਿਕ ਨੂੰ ਸੈਂਸਰਜ਼ ਅਤੇ ਹੋਰ ਭਾਗਾਂ ਜਾਂ ਯੂਨਿਟਾਂ ਆਦਿ ਦੇ ਕਰੰਟ ਦੀ ਸਪਲਾਈ ਦੀ ਸੰਚਾਲਕਤਾ ਅਤੇ ਨਿਯੰਤਰਤਾ ਨੂੰ ਪਹਿਚਾਨਣ ਵਿੱਚ ਮਦਦ ਕਰਦਾ ਹੈ। ਤਕਨੀਸ਼ੀਅਨ ਨੂੰ ਉਸਦੇ ਵਾਹਨ ਦਾ ਹੀ ਸਰਵਿਸ ਦਸਤਾਵੇਜ਼ ਜਾਂ ਮੈਨੂਅਲ ਵਰਤਣਾ ਚਾਹੀਦਾ ਹੈ।

### ਮੁਲਾਂਕਣ

**ਸੈਫ਼ਨ :** ਸਰਵਿਸ ਦਸਤਾਵੇਜ਼ ਨੂੰ ਪੜ੍ਹਨਾ

**ਅਭਿਆਸ :** ਅਸਾਈਨਮੈਂਟ/ਕੰਮ

1. ਸਰਵਿਸ ਦਸਤਾਵੇਜ਼ ਵਿੱਚ ਵੇਖੀ ਭਾਗਾਂ ਦੀ ਸਮੱਗਰੀ ਦੀ ਸੂਚੀ ਬਣਾਓ:

ਕ੍ਰਮ ਨੰ	ਸਮੱਗਰੀ ਦਾ ਨਾਮ
1.	
2.	
3.	
4.	
5.	

2. ਹੇਠਾਂ ਲਿਖੇ ਭਾਗਾਂ ਦਾ ਪਾਰਟ ਨੰਬਰ ਲਿਖੋ:

- (ਉ) ਕਲੱਚ ਡਿਸਕ
- (ਅ) ਡਿਸਕ ਪੈਡ
- (ਇ) ਹੈਡਲਾਈਟ
- (ਸ) ਬੈਕਲਾਈਟ
- (ਹ) ਪਿਸਟਨ

**ਸੈਨਸ਼ਨ :** ਸਰਵਿਸ ਦਸਤਾਵੇਜ਼ ਨੂੰ ਪੜ੍ਹਨਾ

ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ

(ਜ਼ਰੂਰਤ ਅਨੁਸਾਰ ਵਾਧੂ ਸ਼ੀਟਾਂ ਦੀ ਵਰਤੋਂ ਕਰੋ)

1. ਸਰਵਿਸ ਦਸਤਾਵੇਜ਼ ਕਿਉਂ ਵਰਤਿਆ ਜਾਂਦਾ ਹੈ ?

2. ਸਰਵਿਸ ਦਸਤਾਵੇਜ਼ ਕੌਣ ਤਿਆਰ ਕਰਦਾ ਹੈ ?

**ਖਾਲੀ ਥਾਵਾਂ ਭਰੋ:**

1. ਸਰਵਿਸ ਦਸਤਾਵੇਜ਼ ..... ਲਈ ਮਹੱਤਵਪੂਰਨ ਹੁੰਦੇ ਹਨ।

2. ਸਰਵਿਸ ਦਸਤਾਵੇਜ਼ ..... ਲਈ ਵਰਤੇ ਜਾਂਦੇ ਹਨ।

3. ਸਰਵਿਸ ਦਸਤਾਵੇਜ਼ ..... ਦੇ ਨਾਲ ਮਿਲਦਾ ਹੈ।

4. ਮਕੈਨਿਕ ਵਾਹਨ ਦੇ ਕਿਸੇ ਵੀ ਨੁਕਸ ਲਈ ..... ਦਾ ਇਸਤੇਮਾਲ ਕਰਦਾ ਹੈ।

**ਸੈਨਸ਼ਨ :** ਸਰਵਿਸ ਦਸਤਾਵੇਜ਼ ਨੂੰ ਪੜ੍ਹਨਾ

### ਮੁਲਾਂਕਣ ਗਤੀਵਿਧੀ ਦੀ ਚੈਕਲਿਸਟ

ਮੁਲਾਂਕਣ ਗਤੀਵਿਧੀ ਦੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੇਠ ਦਿੱਤੀ ਚੈਕਲਿਸਟ ਦੇਖੋ।

**ਭਾਗ - ਉ**

- ਵਾਹਨ ਦਾ ਸਰਵਿਸ ਦਸਤਾਵੇਜ਼ ਪੜ੍ਹਨ ਅਤੇ ਸਮਝਣ ਦੇ ਯੋਗ

**ਭਾਗ - ਅ**

ਕਲਾਸ ਵਿੱਚ ਵਿਚਾਰੇ ਗਏ ਵਿਸ਼ੇ

- ਸਰਵਿਸ ਦਸਤਾਵੇਜ਼ ਦੀ ਮਹੱਤਤਾ ?
- ਸਰਵਿਸ ਦਸਤਾਵੇਜ਼ ਦੀ ਵਰਤੋਂ ਦੇ ਕੀ ਲਾਭ ਹਨ ?

ਇਸ ਮੁਲਾਂਕਣ ਦੁਆਰਾ ਕੀਤੇ ਗਏ ਕਾਰਗੁਜ਼ਾਰੀ ਦੇ ਮਾਪਦੰਡ

ਕਾਰਗੁਜ਼ਾਰੀ ਮਾਪਦੰਡ	ਹਾਂ	ਨਾਂ
ਸਰਵਿਸ ਦਸਤਾਵੇਜ਼ ਵਰਤਣ ਦੇ ਯੋਗ		
ਸਰਵਿਸ ਦਸਤਾਵੇਜ਼ ਵਿੱਚ ਆਈਟਮ ਨੰਬਰ ਵੇਖਣ ਦੇ ਯੋਗ		

ਆਟੋਮੋਬਾਈਲਾਂ ਦੀ  
ਰੋਚਕ ਦੁਨੀਆ



# ਵਿਦਿਆਰਥੀ ਕਾਰਜਪੁਸਤਕ

**ਪਾਠਕ੍ਰਮ : AUTO-SRV L4-NQ 2016**

**ਯੂਨਿਟ : AUTO-SRV L4 U2**

**ਸਰਵਿਸ ਮੈਨੂਅਲ**

ਸਕੂਲਾਂ ਲਈ ਕਿੱਤਾ ਮੁਖੀ ਸਿਖਲਾਈ ਸਮੱਗਰੀ

ਪੀ.ਐੱਸ.ਐੱਸ ਕੇਂਦਰੀ ਕਿੱਤਾ ਮੁਖੀ ਸਿੱਖਿਆ ਸੰਸਥਾਨ

ਭੋਪਾਲ

## ਜਾਣ-ਪਛਾਣ

### ਫਾਸਟਨਰਜ਼

ਇੱਕ ਆਟੋਮੋਬਾਈਲ ਵਾਹਨ ਵੱਡੀ ਗਿਣਤੀ ਵਿੱਚ ਛੋਟੇ-ਛੋਟੇ ਪੁਰਜਿਆਂ ਅਤੇ ਭਾਗਾਂ ਦੇ ਇਕੱਠ ਜਾਂ ਸੁਮੇਲ ਨਾਲ ਬਣਿਆ ਹੁੰਦਾ ਹੈ। ਜਿਵੇਂ ਕਿ ਇੰਜਣ-ਕਲੱਚ-ਗਿਅਰਬਾਕਸ-ਫਿਫਰੈਸੀਅਲ-ਪਹੀਏ-ਬਰੇਕਾਂ ਆਦਿ ਦੇ ਸੁਮੇਲ ਨਾਲ ਇਕ ਪੂਰਾ ਵਾਹਨ ਤਿਆਰ ਕਰ ਸਕਦੇ ਹਨ। ਇਹ ਸੁਮੇਲ ਕਈ ਭਾਗਾਂ ਨੂੰ ਜੋੜ ਕੇ ਬਣਦੇ ਹਨ। ਕੁਝ ਭਾਗ ਜਾਂ ਪੁਰਜੇ ਆਪਸ ਵਿੱਚ ਹਿੱਲਜੁੱਲ ਕਰ ਸਕਦੇ ਹਨ ਕੁਝ ਆਪਸ ਵਿੱਚ ਪੱਕੇ ਜੁੜੇ ਹੁੰਦੇ ਹਨ ਤਾਂ ਜੋ ਕੋਈ ਵੀ ਹਿੱਲਜੁੱਲ ਨਾ ਹੋ ਸਕੇ। ਇਹਨਾਂ ਵਿੱਚੋਂ ਪਹਿਲੀ ਕਿਸਮ ਨੂੰ ਕਾਈਨਮੈਟਿਕ (ਗਤੀਸ਼ੀਲ) ਜੁਆਇੰਟ ਕਿਹਾ ਜਾਂਦਾ ਹੈ ਅਤੇ ਦੂਜੀ ਕਿਸਮ ਨੂੰ ਰਿਜਿਡ ਜੁਆਇੰਟ (ਜਾਂ ਇੱਕ ਸਟਰੋਕਚਰ (ਢਾਂਚਾ)) ਕਿਹਾ ਜਾਂਦਾ ਹੈ। ਦੋਹਾਂ ਤਰ੍ਹਾਂ ਦੇ ਜੁਆਇੰਟ ਵਾਹਨ ਦੇ ਨਿਰਮਾਣ ਕਰਨ ਵਿੱਚ ਮਹੱਤਵਪੂਰਨ ਹੁੰਦੇ ਹਨ ਅਤੇ ਅਜਿਹੇ ਜੁਆਇੰਟ ਕਈ ਤਰੀਕਿਆਂ ਨਾਲ ਤਿਆਰ ਕੀਤੇ ਜਾ ਸਕਦੇ ਹਨ। ਜੋੜਨ ਦੀ ਵਿਧੀ ਅਤੇ ਤਰੀਕਾ ਜੁਆਇੰਟ ਦੀ ਕਿਸਮ ਉਸਦੀ ਮਜ਼ਬੂਤੀ, ਜੋੜੇ ਜਾਣ ਵਾਲੇ ਭਾਗਾਂ ਨੂੰ ਸਮੱਗਰ/ਇਕੱਠੇ ਕਰਨਾ, ਭਾਗਾਂ ਦੇ ਆਕਾਰ ਅਤੇ ਕੀਮਤ ਆਦਿ ਮਸਲਿਆਂ ਤੇ ਨਿਰਭਰ ਕਰਦਾ ਹੈ। ਜੋੜਨ ਦੇ ਆਮ ਤੌਰ ਤੇ ਪੰਜ ਤਰੀਕੇ ਹਨ।

#### 1. ਮਕੈਨੀਕਲ ਫਾਸਟਨਰਜ਼

- ਪੇਚ
- ਬੋਲਟ
- ਨੱਟ ਅਤੇ
- ਰਿਵਿਟ

#### 2. ਵੈਲਡਿੰਗ

#### 3. ਬਰੇਜਿੰਗ (ਪੱਕਾ ਜੋੜ ਲਾਉਣਾ)

#### 4. ਸੋਲਡਰਿੰਗ (ਟਾਂਕਾ ਲਾਉਣਾ)

#### 5. ਆਪਸ ਵਿੱਚ ਚਿਪਕਾ ਕੇ

ਹੁਣ ਆਪਾਂ ਆਟੋਮੋਬਾਈਲ ਵਿੱਚ ਵਰਤੇ ਜਾਣ ਵਾਲੇ ਫਾਸਟਨਰਜ਼ ਬਾਰੇ ਪੜ੍ਹਾਂਗੇ।

### ਮਕੈਨੀਕਲ ਫਾਸਟਨਰਜ਼

ਫਾਸਟਨਰਜ਼ ਇੱਕ ਤਰ੍ਹਾਂ ਦਾ ਹਾਰਡਵੇਅਰ ਯੰਤਰ ਹੁੰਦਾ ਹੈ ਜੋ ਦੋ ਚੀਜ਼ਾਂ ਜਾਂ ਭਾਗਾਂ ਨੂੰ ਆਪਸ ਵਿੱਚ ਮਕੈਨੀਕਲ ਤੌਰ 'ਤੇ ਜੋੜਦਾ ਹੈ। ਇਹ ਫਾਸਟਨਰ ਇੱਕ ਬਣ ਜਾਂ ਇੱਕ ਜਿੱਪਰ ਜਾਂ ਫਿਰ ਇੱਕ ਬੋਲਟ ਜਾਂ ਇੱਕ ਪੇਚ ਹੋ ਸਕਦਾ ਹੈ। ਮਾਰਕੀਟ ਵਿੱਚ ਕਈ ਤਰ੍ਹਾਂ ਦੇ ਫਾਸਟਨਰਜ਼ ਮਿਲਦੇ ਹਨ ਜਿਹੜੇ ਕਿ ਚਿੱਤਰ-1 ਵਿੱਚ ਦਰਸਾਏ ਗਏ ਹਨ ਅਤੇ ਇਹ ਜ਼ਰੂਰਤ ਅਨੁਸਾਰ ਚੁਣੇ ਜਾ ਸਕਦੇ ਹਨ।

ਆਟੋਮੋਟਿਵ ਫਾਸਟਨਰ ਉਹ ਮਕੈਨੀਕਲ ਯੰਤਰ ਜਾਂ ਭਾਗ ਜਿਵੇਂ ਕਿ ਬੋਲਟ, ਨੱਟ, ਪੇਚ, ਸਟੱਡ, ਰਿਵਿਟ, ਸਿਮ, ਪਿੰਨ, ਟਾਈ ਰੈਂਡ ਆਦਿ ਹੁੰਦੇ ਹਨ। ਜਿਹੜੇ ਕਿਸੇ ਢਾਂਚੇ ਦੇ ਦੋ ਜਾਂ ਵੱਧ ਚੀਜ਼ਾਂ ਨੂੰ ਆਪਸ ਵਿੱਚ ਜੋੜਨ ਜਾਂ ਜੋੜ ਕੇ ਰੱਖਣ ਲਈ ਵਰਤੇ ਜਾਂਦੇ ਹਨ।

ਫਾਸਟਨਰਜ਼ ਬਹੁਗਿਣਤੀ ਵਿੱਚ ਏਅਰੋਸਪੇਸ ਡਿਫੈਂਸ, ਆਟੋਮੋਟਿਵ, ਪੈਟਰੋਕੈਮੀਕਲ, ਵਾਯੂ ਪਦਾਰਥ ਨਿਕਾਸ, ਮਰੀਨ ਅਤੇ ਦਵਾਈਆਂ ਵਾਲੀਆਂ ਫੈਕਟਰੀਆਂ ਵਿੱਚ ਵਰਤੇ ਜਾਂਦੇ ਹਨ। ਇਹ ਕਈ ਤਰ੍ਹਾਂ ਦੀਆਂ



Fig-1 Fasteners


ਧਾਰਾਂ ਜਿਵੇਂ ਕਿ ਸਟੀਲ, ਲੋਹਾ, ਤਾਂਬਾਂ, ਐਲੂਮੀਨੀਅਮ, ਨਿੱਕਲ ਆਦਿ ਦੇ ਬਣੇ ਹੁੰਦੇ ਹਨ।

ਜਿਹੜੇ ਭਾਗਾਂ ਜਾਂ ਹਿੱਸਿਆਂ ਨੂੰ ਰਿਪੋਅਰ ਅਤੇ ਬਦਲਣ ਲਈ ਅਲੱਗ ਕਰਨ ਦੀ ਲੋੜ ਪੈਂਦੀ ਹੈ ਉਹਨਾਂ ਨੂੰ ਇਹਨਾਂ ਮਕੈਨੀਕਲ ਫਾਸਟਨਰਜ਼ ਦੇ ਨਾਲ ਹੀ ਜੋੜਿਆ ਜਾਂਦਾ ਹੈ। ਉਦਾਹਰਨ ਵੱਜੋਂ ਇੰਜਣ ਦੇ ਮੁੱਖ ਭਾਗ ਜਿਵੇਂ ਕਿ ਸਿਲੰਡਰ ਬਲੱਕ, ਸਿਲੰਡਰ ਹੈਂਡ, ਸਿਲੰਡਰ ਹੈਂਡ ਕਵਰ, ਕਰੈਂਕ ਕੇਸ ਆਦਿ ਨੂੰ ਫਾਸਟਨਰਜ਼ ਦੇ ਨਾਲ ਜੋੜਿਆ ਜਾਂਦਾ ਹੈ। ਉਸੇ ਤਰ੍ਹਾਂ ਇੰਜਣ ਨੂੰ ਬਣਾਉਣ ਵਾਲੀਆਂ ਕਈ ਸਬ ਅਸੈਂਬਲੀਆਂ ਨੂੰ ਵੀ ਫਾਸਟਨਰਜ਼ ਦੁਆਰਾ ਜੋੜਿਆ ਜਾਂਦਾ ਹੈ। ਜੇਕਰ ਕਿਸੇ ਵੀ ਭਾਗ ਜਾਂ ਸਬ ਅਸੈਂਬਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਖਗਬੀ ਹੁੰਦੀ ਹੈ, ਤਾਂ ਇਹਨਾਂ ਫਾਸਟਨਰਜ਼ ਨੂੰ ਖੋਲ ਕੇ ਰਿਪੋਅਰ ਜਾਂ ਬਦਲਿਆ ਕੀਤਾ ਜਾ ਸਕਦਾ ਹੈ।

## ਸੈਸ਼ਨ 1 : ਆਟੋਮੋਟਿਵ ਬੋਲਟ ਜਾਂ ਮਸ਼ੀਨੀ ਪੇਚ

### ਸਬੰਧਤ ਜਾਣਕਾਰੀ

ਆਟੋਮੋਟਿਵ ਬੋਲਟ ਜਿਨ੍ਹਾਂ ਨੂੰ ਅਕਸਰ ਚੂੜੀ ਵਾਲੇ ਪੇਚ ਕਿਹਾ ਜਾਂਦਾ ਹੈ ਆਟੋ ਫਾਸਟਨਰ ਦੀ ਇੱਕ ਕਿਸਮ ਹੁੰਦੀ ਹੈ। ਜਿਨ੍ਹਾਂ ਦੇ ਚੂੜੀ ਵਾਲੇ ਪਾਸੇ ਇੱਕ ਪਿੰਨ ਜਾਂ ਹੈਂਡ ਵਾਲੀ ਰੋਡ ਹੁੰਦੀ ਹੈ। ਬੋਲਟ ਨੂੰ ਜੋੜਨ ਵਾਲੇ ਭਾਗਾਂ ਵਿੱਚ ਕੀਤੀਆਂ ਗਲੀਆਂ ਜਾਂ ਹੋਲ ਵਿੱਚ ਪਾਇਆ ਜਾਂਦਾ ਹੈ ਅਤੇ ਨੱਟ ਤੇ ਘੁਮਾਉ ਸ਼ਕਤੀ (ਟੈਂਰਕ) ਲਗਾ ਕੇ ਕੱਸ ਦਿੱਤਾ ਜਾਂਦਾ ਹੈ।




ਚਿੱਤਰ-2 ਬੋਲਟ ਅਤੇ

ਸਕਰਿਊ

ਇਸ ਕਰਕੇ ਬੋਲਟ ਇੱਕ ਬਾਹਰਲਾ ਚੂੜੀਦਾਰ ਫਾਸਟਨਰ ਹੁੰਦਾ ਹੈ। ਜਿਹੜਾ ਕੇ ਨੱਟ ਦੇ ਨਾਲ ਮਿਲਾ ਕੇ ਵਰਤਿਆ ਜਾਂਦਾ ਹੈ। ਇੱਕ ਭਰੋਸੇਮੰਦ ਜੋੜ ਲਈ ਬੋਲਟ/ਨੱਟ ਦੀ ਜੋੜੀ ਨੂੰ ਹਮੇਸ਼ਾ ਬੋਲਟ ਨੂੰ ਪਕੜ ਕੇ ਜਾਂ ਸਥਿਰ ਰੱਖ ਕੇ ਨੱਟ ਨੂੰ ਕੱਸਿਆ ਜਾਣਾ ਚਾਹੀਦਾ ਹੈ। ਮਸ਼ੀਨੀ ਪੇਚ ਇੱਕ ਬਾਹਰਲਾ ਚੂੜੀਦਾਰ ਫਾਸਟਨਰ ਹੁੰਦਾ ਹੈ, ਜਿਸਦੇ ਹੈਂਡ ਉੱਤੇ ਘੁਮਾਉ ਸ਼ਕਤੀ (ਟੈਂਰਕ) ਲਗਾਈ ਜਾਂਦੀ ਹੈ, ਜਿਸ ਨਾਲ ਉਹ ਉਸ ਭਾਗ ਨੂੰ ਜਕੜ ਲੈਂਦਾ ਹੈ। ਕਈ ਵਾਰੀ ਇੱਕ ਬੋਲਟ ਨੂੰ ਟੈਪ ਕੀਤੇ ਸੁਰਖ ਵਿੱਚ ਉਸਦੇ ਹੈਂਡ ਤੋਂ ਕਸ ਕੇ ਉਸਨੂੰ ਇੱਕ ਪੇਚ ਦੀ ਤਰ੍ਹਾਂ ਇਸਤੇਮਾਲ ਕੀਤਾ ਜਾ ਸਕਦਾ ਹੈ। ਮਸ਼ੀਨੀ ਪੇਚ ਦਾ ਹਮੇਸ਼ਾ ਹੈਂਡ ਹੈਕਸ ਆਕਾਰ ਦਾ ਹੋਵੇ, ਇਹ ਜੁਰੂਰੀ ਨਹੀਂ ਹੁੰਦਾ। ਜਿਆਦਾਤਰ ਮਸ਼ੀਨੀ ਪੇਚ ਉੱਤੇ ਪੂਰੀ ਚੂੜੀ ਪਈ ਹੁੰਦੀ ਹੈ।

ਮਾਰਕੀਟ ਵਿੱਚ ਕਈ ਤਰ੍ਹਾਂ ਦੇ ਆਟੋਮੋਟਿਵ ਬੋਲਟ ਮਿਲਦੇ ਹਨ ਜਿਵੇਂ ਕਨੈਕਟਿੰਗ ਰਾਡ ਬੋਲਟ, ਪਹੀਏ ਵਾਲੇ ਬੋਲਟ, ਹੱਬ ਬੋਲਟ, ਯੂ-ਬੋਲਟ J-ਬੋਲਟ, ਇੰਜਣ ਦੇ ਬੋਲਟ, ਸਸਪੈਂਸਨ ਲਿੰਕ ਅਤੇ ਬੋਲਟ, ਲੱਗ ਬੋਲਟ, ਰੇਡੀਏਟਰ ਬੋਲਟ, ਮੋਟਰ ਤੇ ਲੱਗਣ ਵਾਲੇ ਬੋਲਟ ਆਦਿ। ਇੱਕ ਸਟੈਂਡਰਡ ਬੋਲਟ ਦੇ ਹੇਠ ਲਿਖੇ ਹਿੱਸੇ ਹੁੰਦੇ ਹਨ ਜਿਵੇਂ ਕਿ ਚਿੱਤਰ-3 ਵਿੱਚ ਦਰਸਾਇਆ ਗਿਆ ਹੈ। ਇੱਕ ਬੋਲਟ ਨੂੰ ਹਮੇਸ਼ਾ ਇੰਚ ਜਾਂ ਮੀਟ੍ਰਿਕ ਸਿਸਟਮ ਵਿੱਚ ਦਰਸਾਇਆ ਜਾਂਦਾ ਹੈ। ਇੱਕ ਮਸ਼ੀਨੀ ਪੇਚ ਜਾਂ ਬੋਲਟ ਨੂੰ ਇਸਦੀ ਲੰਬਾਈ ਹੈਂਡ ਦੀ ਕਿਸਮ ਅਤੇ ਇਸਦੀ ਚੂੜੀ ਦੇ ਨਾਲ ਬਿਆਨ ਕੀਤਾ ਜਾਂਦਾ ਹੈ।



ਚਿੱਤਰ-3 ਸਟੈਂਡਰਡ ਬੋਲਟ ਦੇ ਭਾਗ

**ਬੋਲਟ ਉੱਤੇ ਚੂੜੀ:** ਚੂੜੀ ਇੱਕ ਸਿਲੰਡਰ ਦੀ ਅੰਦਰੂਨੀ ਜਾਂ ਬਾਹਰਲੀ ਸਤਹ ਉੱਤੇ ਹੈਲਿਕਸ ਦੇ ਰੂਪ ਵਿੱਚ ਇੱਕ ਸਾਰ ਸੈਕਸ਼ਨ ਦੀ (ridge) ਰਿਜ ਹੁੰਦੀ ਹੈ ਜਾਂ ਇਹ ਕਿਹਾ ਜਾ ਸਕਦਾ ਹੈ ਕਿ ਇਹ ਇੱਕ ਤਿਰਛਾ ਪਲੇਟ ਹੁੰਦਾ ਹੈ ਜਿਸਨੂੰ ਇੱਕ ਸਿਲੰਡਰ ਦੇ ਦੁਆਲੇ ਲਪੇਟਿਆ ਗਿਆ ਹੁੰਦਾ ਹੈ।

ਬਾਹਰਲੀਆਂ ਚੂੜੀਆਂ ਹਮੇਸ਼ਾ ਬੋਲਟ ਜਾਂ ਪੇਚ ਉੱਤੇ


ਅਤੇ ਅੰਦਰੂਨੀ ਚੂੜੀਆਂ ਨੱਟ ਵਿੱਚ ਹੁੰਦੀਆਂ ਹਨ।

ਹੈਲਿਕਸ ਚੂੜੀ ਦੀਆਂ ਦੋ ਕਿਸਮਾਂ ਜਾਂ ਦਿਸ਼ਾਵਾਂ

ਹੁੰਦੀਆਂ ਹਨ, ਖੱਬੇ ਪਾਸੇ ਅਤੇ ਸੱਜੇ ਪਾਸੇ ਵੱਲ।

ਜਿਆਦਾਤਰ ਚੂੜੀਆਂ ਸੱਜੇ ਹੱਥ ਦੀਆਂ ਹੁੰਦੀਆਂ ਹਨ।

ਹਮੇਸ਼ਾ ਖਰੀਦਣ ਤੋਂ ਪਹਿਲਾਂ ਇਹ ਜਾਂਚ ਕਰ ਲਵੇ ਕਿ ਲੀਡ ਸਕਰਿਊ ਤੇ ਚੂੜੀ ਸੱਜੇ ਹੱਥ ਦੀ ਹੈ ਜਾਂ ਖੱਬੇ ਹੱਥ ਦੀ।




Right Hand Thread

Left Hand Thread

ਚਿੱਤਰ-4


ਖੱਬੇ ਹੱਥ ਦੀ ਚੂੜੀ ਨੂੰ LH ਅਤੇ ਸੱਜੇ ਹੱਥ ਦੀ ਚੂੜੀ ਨੂੰ RH ਦੇ ਨਾਲ ਦਰਸਾਇਆ ਜਾਂਦਾ ਹੈ। ਕਿਹਾ ਜਾਂਦਾ ਹੈ “righty tighty lefty loosey” ਇਸਦਾ ਮਤਲਬ ਹੈ ਕਿ ਸੱਜੇ ਹੱਥ ਦੀ ਚੂੜੀ ਅਤੇ ਨੱਟ, ਜਿਸ ਵਿੱਚ ਨਟ ਨੂੰ ਸੱਜੇ ਪਾਸੇ ਵੱਲ ਲੈਂਡ ਸਕਿਉ ਉੱਤੇ ਘੁਮਾਇਆ ਜਾਂਦਾ ਹੈ ਤੇ ਖੱਬੇ ਪਾਸੇ ਵਾਲੀ ਚੂੜੀ ਨੂੰ ਦੂਸਰੇ ਪਾਸੇ ਵੱਲ। ਚਿੱਤਰ-4 ਖੱਬੇ ਅਤੇ ਸੱਜੇ ਹੱਥ ਦੀ ਚੂੜੀ ਨੂੰ ਪਛਾਨਣ ਬਾਰੇ ਦਰਸਾਉਂਦਾ ਹੈ।

ਜਿਆਦਾਤਰ ਚੂੜੀਆਂ ਸਿੰਗਲ ਸਟਾਰਟ ਹੁੰਦੀਆਂ ਹਨ, ਪਰ ਇਹ 2 ਤੋਂ 20 ਸਟਾਰਟ ਜਾਂ ਜਿਆਦਾ ਵੀ ਹੋ ਸਕਦਾ ਹੈ। ਜਿਸ ਤਰ੍ਹਾਂ ਚਿੱਤਰ -5 ਵਿੱਚ ਦਰਸਾਇਆ ਗਿਆ ਹੈ, ਜੇਕਰ ਐਂਡ ਵਿਉ (end view) ਇੱਕ ਸਥਾਪਿਤ ਗੋਲਾ ਹੈ ਤਾਂ ਪੇਚ ਦੀ ਚੂੜੀ ਸਿੰਗਲ ਸਟਾਰਟ ਹੈ। ਦੋ ਸਟਾਰਟ ਚੂੜੀ ਆਮ ਕਰਕੇ ਫੁਟਬਾਲ ਆਕਾਰ ਦੀ ਹੁੰਦੀ ਹੈ। ਤਿੰਨ ਸਟਾਰਟ ਦੀ ਟ੍ਰਾਈ-ਓਵਲ ਆਕਾਰ ਦੀ ਅਤੇ 4-ਸਟਾਰਟ ਦੇ ਚਾਰ ਕੋਨੇ ਹੁੰਦੇ ਹਨ। ਜਿਆਦਾਤਰ ਕਰਕੇ, 5 ਜਾਂ ਇਸ ਤੋਂ ਵੱਧ ਸਟਾਰਟ ਨੂੰ ਟਰਾਂਸਵਰਸ ਸੈਕਸ਼ਨ ਵਿੱਚ ਗਿਣਿਆ ਜਾ ਸਕਦਾ ਹੈ।



ਚਿੱਤਰ-5 ਸਟਾਰਟਸ ਦੀ ਗਿਣਤੀ

## ਚੂੜੀ ਦੀ ਬੁਨਿਆਦੀ ਸ਼ਬਦਾਵਲੀ



ਚਿੱਤਰ-6 ਚੂੜੀ ਦੀ ਬੁਨਿਆਦੀ ਸ਼ਬਦਾਵਲੀ

ਚੂੜੀ ਨਾਲ ਬੁਨਿਆਦੀ ਸ਼ਬਦਾਵਲੀ ਨੂੰ ਚਿੱਤਰ-6 ਵਿੱਚ ਦਰਸਾਇਆ ਅਤੇ ਹੇਠਾਂ ਬਿਆਨ ਕੀਤਾ ਗਿਆ ਹੈ।

**ਪਿੱਚ ਦਾ ਵਿਆਸ:** (Pitch diameter) ਪਿੱਚ ਡਾਇਆਮੀਟਰ ਸਮਾਂਤਰ ਚੂੜੀ ਦਾ ਕਾਲਪਨਿਕ ਸਹਿ-ਧੂਰੇ ਵਾਲੇ ਸਿਲੰਡਰ ਦਾ ਉਹ ਵਿਆਸ ਹੁੰਦਾ ਹੈ ਜਿਹੜਾ ਚੂੜੀ ਦੀ ਸਤਹ ਨੂੰ ਇਸ ਤਰ੍ਹਾਂ ਛੂੰਹਦਾ ਹੈ ਕਿ ਸਿਲੰਡਰ ਦੇ ਜਨਰੇਟਰ (ਚੂੜੀ ਬਣਾਉਣ ਵਾਲਾ ਕਰਵ) ਤੇ ਬਣਿਆ ਇੰਟਰਸੈਪਟ, ਦੋ ਬਿੰਦੂਆਂ ਦੇ ਵਿਚਕਾਰ ਚੂੜੀ ਵਾਲੇ ਗਰੂਵ ਦੇ ਆਹਮਣੇ-ਸਾਹਮਣੇ ਦੇ ਫਲੈਕ ਨੂੰ ਕੱਟਦਾ ਹੈ ਤੇ ਇਹ ਨੌਮੀਨਲ ਪਿੱਚ ਦਾ ਅੱਧਾ ਹੁੰਦਾ ਹੈ।

**(Major Diameter)** ਚੂੜੀ ਦਾ ਮੇਜਰ ਵਿਆਸ: ਮੇਜਰ ਵਿਆਸ ਕਾਲਪਨਿਕ ਸਹਿ-ਧੂਰੇ ਵਾਲੇ ਸਿਲੰਡਰ ਦਾ ਉਹ ਵਿਆਸ ਹੁੰਦਾ ਹੈ ਜਿਹੜਾ ਬਾਹਰਲੀ ਚੂੜੀ ਦੇ ਕਰੈਸਟ (ਸ਼ਿਖਰ) ਅਤੇ ਅੰਦਰੂਨੀ ਚੂੜੀ ਦੇ ਰੂਟ (ਆਧਾਰ) ਨੂੰ ਛੂੰਹਦਾ ਹੈ।

**(Minor)ਮਾਈਨਰ ਵਿਆਸ :** ਇਹ ਕਾਲਪਨਿਕ ਸਿਲੰਡਰ ਦਾ ਉਹ ਵਿਆਸ ਹੁੰਦਾ ਹੈ ਜਿਹੜਾ ਬਾਹਰਲੀ ਚੂੜੀ ਦੇ ਰੂਟ ਆਧਾਰ ਅਤੇ ਅੰਦਰੂਨੀ ਚੂੜੀ ਦੇ ਕਰੈਸਟ (ਸ਼ਿਖਰ) ਨੂੰ ਛੂੰਹਦਾ ਹੈ।

ਅੰਦਰੂਨੀ ਚੂੜੀ ਦੇ ਕਰੈਸਟ ਸ਼ਿਖਰ ਨੂੰ ਛੂੰਹਦਾ ਹੈ।

**ਕਰੈਸਟ :** ਕਰੈਸਟ (ਸ਼ਿਖਰ) ਚੂੜੀ ਦਾ ਪ੍ਰਮੁੱਖ ਭਾਗ ਹੁੰਦਾ ਹੈ, ਉਹ ਭਾਵੇਂ ਅੰਦਰੂਨੀ ਹੋਵੇ ਜਾਂ ਬਾਹਰੀ


**ਭੂਟ :** ਭੂਟ ਚੂੜੀ ਦੀ ਦੋ ਨਾਲ ਦੀ ਸਤਹਾਂ ਦੇ (Flanking Surfaces) ਵਿੱਚ ਬਣੇ ਗਰੂਵ ਦਾ ਹੇਠਲਾ ਪਾਸਾ ਹੁੰਦਾ ਹੈ, ਭਾਵੇਂ ਅੰਦਰੂਨੀ ਚੂੜੀ ਹੋਵੇ ਜਾਂ ਬਾਹਰਲੀ।

**ਫਲੈਂਕ :** ਫਲੈਂਕ ਚੂੜੀ ਦੀਆਂ ਉਹ ਸਿੱਧੀਆਂ ਭੁਜਾਵਾਂ ਹੁੰਦੀਆਂ ਹਨ ਜਿਹੜੀਆਂ ਕਰੈਸਟ (ਸ਼ਿਖਰ) ਅਤੇ ਭੂਟ ਆਧਾਰ ਨੂੰ ਆਪਸ ਵਿੱਚ ਜੋੜਦੀਆਂ ਹਨ।

**ਚੂੜੀ ਦਾ ਕੋਣ :** ਚੂੜੀ ਦਾ ਕੋਣ ਫਲੈਂਕ ਦੇ ਵਿਚਕਾਰ ਦਾ ਕੋਣ ਹੁੰਦਾ ਹੈ ਜਿਸਨੂੰ ਐਕਸ਼ੀਅਲ ਪਲੇਨ ਸ਼ੈਕਸਨ 'ਚ ਮਾਪਿਆ ਜਾਂਦਾ ਹੈ।

**ਪਿੱਚ :** ਪਿੱਚ ਚੂੜੀ ਦੀ ਉਹ ਦੂਰੀ ਹੁੰਦੀ ਹੈ, ਜਿਸਨੂੰ ਧੁਰੇ ਦੇ ਸਮਾਂਤਰ, ਇੱਕੋ ਧੁਰੇ ਦੇ ਪਲੇਨ ਦੇ ਵਿੱਚ, ਨਾਲ ਦੀਆਂ ਸਤਹਾਂ ਦੇ ਸਬੰਧਤ ਬਿੰਦੂਆਂ ਦੇ ਵਿਚਕਾਰ ਮਾਪਿਆ ਜਾਂਦਾ ਹੈ।

### ਮੈਟ੍ਰਿਕ ਚੂੜੀ ਦਾ ਬੁਨਿਆਦੀ ਪ੍ਰੋਫਾਈਲ



ਚਿੱਤਰ-7 ਮੈਟ੍ਰਿਕ ਚੂੜੀ ਦਾ ਬੁਨਿਆਦੀ ਪ੍ਰੋਫਾਈਲ

ਚਿੱਤਰ-7 ਵਿੱਚ ਦਰਸਾਇਆ ਗਿਆ ਹੈ, ਜਿੱਥੇ

D= ਅੰਦਰੂਨੀ ਚੂੜੀ ਦਾ ਮੇਜਰ ਵਿਆਸ (ਨੱਟ)

d= ਬਾਹਰਲੀ ਚੂੜੀ ਦਾ ਮੇਜਰ ਵਿਆਸ (ਬੋਲਟ)

D2= ਅੰਦਰੂਨੀ ਚੂੜੀ ਦਾ ਪਿੱਚ ਵਿਆਸ

d2= ਬਾਹਰਲੀ ਚੂੜੀ ਦਾ ਪਿੱਚ ਵਿਆਸ

D1= ਅੰਦਰੂਨੀ ਚੂੜੀ ਦਾ ਮਾਈਨਰ ਵਿਆਸ

d1= ਬਾਹਰਲੀ ਚੂੜੀ ਦਾ ਮਾਈਨਰ ਵਿਆਸ

P= ਪਿੱਚ

H= ਬੁਨਿਆਦੀ ਤ੍ਰਿਕੋਣ ਦੀ ਉਚਾਈ (Height of Fundamental Triangle)

d=D= ਨੈਮੀਨਲ ਵਿਆਸ,      d2=D2=d-0.6495, P      H=0.866P

d1=D1=d-1.0825P      P=ਪਿੱਚ      r=0.1443P


### ਬੋਲਟ ਦੇ ਹੈਂਡ ਦੇ ਆਯਾਮ (Bolt head Dimensions)

ਬੋਲਟ ਦੇ ਹੈਂਡ ਦੇ ਆਯਾਮ ਹੇਠ ਲਿਖੇ ਅਨੁਸਾਰ ਉਸਦੇ ਵਿਆਸ ਨਾਲ ਸਬੰਧਤ ਹੁੰਦੇ ਹਨ।

**ਸਟਰਕਚਰਲ ਬੋਲਟ (Structural Bolt) :** ਇਮਾਰਤਾਂ, ਪੁਲਾਂ, ਜਗਾਜ਼ਾਂ ਅਤੇ ਵਾਹਨਾਂ ਦੇ ਸਟਰਕਚਰਲ ਕਾਰਜਾਂ ਲਈ ਵੱਡੇ, ਹੈਵੀ-ਡਿਊਟੀ ਹੈਕਸ (Heavy duty hex Bolt) ਦੀ ਵਰਤੋਂ ਕੀਤੀ ਜਾਂਦੀ ਹੈ। ਹੈਵੀ ਹੈਕਸ ਸਟਰਕਚਰਲ ਬੋਲਟ ਸਟੀਲ-ਤੌਂ-ਸਟੀਲ ਦੇ ਸਟਰਕਚਰਲ ਜੋੜ ਲਈ ਡਿਜ਼ਾਇਨ ਕੀਤੇ ਜਾਂਦੇ ਹਨ। ਜਿਸ ਕਰਕੇ, ਇਹ ਖਾਸ ਤੌਰ 'ਤੇ ਛੋਟੇ ਹੁੰਦੇ ਹਨ।

**ਨਾਨ ਸਟਰਕਚਰਲ ਬੋਲਟ :** ਇਹ ਆਮ ਡਿਊਟੀ ਹੈਕਸ ਬੋਲਟ ਸ਼ੀਟ ਮੈਟਲ ਕੰਮਾਂ ਲਈ ਅਤੇ ਵਾਹਨਾਂ ਵਿੱਚ ਟਰਿਮ ਫਿਕਸ ਕਰਨ ਲਈ ਵਰਤੇ ਜਾਂਦੇ ਹਨ।

HEXAGON BOLT



ਨਾਨ ਸਟਰਕਚਰਲ

$$S=1.6D$$

$$e=1.8D$$

$$k=0.7D$$

150 ਮੈਟ੍ਰਿਕ ਬੋਲਟ

ਚਿੱਤਰ-8 ਬੋਲਟ ਹੈਂਡ ਦੇ ਆਯਾਮ

ਸਟਰਕਚਰਲ

$$S=1.8D$$

$$e=2D$$

$$k=0.7D$$

## ਬੋਲਟ ਹੈਂਡ ਦੀ ਮਾਰਕਿੰਗ (Bolt Head Marking)

ਮੈਟ੍ਰਿਕ ਬੋਲਟਾਂ ਦੇ ਬੋਲਟ ਹੈਂਡ ਦੀ ਮਾਰਕਿੰਗ ਹੇਠਾਂ ਦਿੱਤੇ ਟੇਬਲ ਵਿੱਚ ਦਰਸਾਈ ਗਈ ਹੈ।

ਹੈਂਡ ਮਾਰਕਿੰਗ	ਕਲਾਸ ਅਤੇ ਸਮੱਗਰੀ	Nominal Size Range (mm)	ਮਕੈਨੋਕਲ ਵਿਸ਼ੇਸ਼ਤਾਵਾਂ		
			Proof Load (MPa)	Min Yield Strength (MPa)	Min Tensile Strength (MPa)
 8.8	Class 8.8 ਮੱਧ ਕਾਰਬਨ ਸਟੀਲ, ਕੁਐਂਚਡ ਅਤੇ ਟੈਂਪਰਡ	16 mm ਤੋਂ ਛੇਟੇ ਅਕਾਰ ਦੇ ਸਾਰੇ	580	640	800
		16 mm- 72 mm	600	660	830
 10.9	Class 10.9 ਮਿਥਰਤ ਸਟੀਲ ਕੁਐਂਚਡ ਅਤੇ ਟੈਂਪਰਡ	5mm - 100mm	830	940	1040
 12.9	Class 12.9 ਮਿਥਰਤ ਸਟੀਲ ਕੁਐਂਚਡ ਅਤੇ ਟੈਂਪਰਡ	1.6 mm  100 mm	970	1100	1220
Stainless marking vary Most stainless is non- magnetic usually stamped A-2	A-2 Stainless Steel Alloy with 17-19% Chromium and 8-13% Nickel	All Sizes 20mm		2 1 0 M i n 4 5 0 Typical	5 0 0 Min 7 0 0 Typical
ਲਚਕੀਲਾਪਣ : ਤਣਾਅ ਵਿੱਚ ਉਹ ਵੱਧ ਤੋਂ ਵੱਧ ਭਾਰ ਜਿਹੜਾ ਕੋਈ ਪਦਾਰਥ ਟੁੱਟਣ ਤੋਂ ਪਹਿਲਾਂ ਸਹਾਰ ਸਕਦਾ ਹੈ।					
Yield Strength : ਉਹ ਭਾਰ ਜਿਸ ਉੱਤੇ ਕਿਸੇ ਪਦਾਰਥ ਵਿੱਚ ਇੱਕ ਖਾਸ ਸਥਾਈ ਵਿਗਾੜ ਪੈਦਾ ਹੋ ਜਾਵੇ।					
ਪਰੂਫ ਲੋਡ : ਉਹ ਧੂਰੇ ਦਾ ਤਣਾਅ ਭਾਰ ਜਿਸ ਉੱਤੇ ਕੋਈ ਉਤਪਾਦ ਬਿਨਾਂ ਕਿਸੇ ਸਥਾਈ ਵਿਗਾੜ ਤੋਂ ਪਹਿਲਾਂ ਖੜਾ ਹੋ ਸਕਦਾ ਹੋਵੇ।					
1 MPa = 1N/mm <sup>2</sup> = 145 pounds/inch <sup>2</sup>					

## ਬੋਲਟ/ਮਸੀਨੀ ਪੇਚ ਦੀ ਸਮੱਗਰੀ

ਬੋਲਟ ਅਤੇ ਮਸੀਨੀ ਪੇਚ ਹੇਠ ਲਿਖੀ ਸਮੱਗਰੀ ਦੇ ਬਣੇ ਹੁੰਦੇ ਹਨ।

ਸਮੱਗਰੀ	ਵਿਸ਼ੇਸ਼ਤਾਵਾਂ
ਐਲੂਮੀਨੀਅਮ	ਇਹ ਹਲਕੇ, ਆਕਸੀਕਰਨ ਰੋਧਕ, ਤਾਪ ਅਤੇ ਬਿਜਲੀ ਦੇ ਸੁਚਾਲਕ ਅਤੇ ਆਸਾਨੀ ਨਾਲ ਬਣਾਏ ਜਾ ਸਕਣ ਵਾਲੇ ਹੁੰਦੇ ਹਨ।
ਪਿੱਤਲ	ਇਹ ਮਜ਼ਬੂਤ ਸੁਚਾਲਕ ਅਤੇ ਜੰਗ ਰਹਿਤ, ਘੱਟ ਚੁਬਕੀ ਵਿਯੂਅਲ ਵਾਲੇ ਹੁੰਦੇ ਹਨ।
ਤਾਬੇ ਦੀ ਮਿਸ਼ਰਤ ਧਾਤ	ਇਹ ਚੰਗੀ ਭਾਰ ਸ਼ਮਤਾ ਧਿਸਾਵਟ ਵਿਰੋਧਕ ਅਤੇ ਚੁਬਕੀ ਖੇਤਰ ਦੇ ਨੌਜ਼ੇ ਵਰਤੇ ਜਾਣ ਦੇ ਲਈ ਸਮਰਥ ਹੁੰਦੇ ਹਨ
ਪਲਾਸਟਿਕ	ਇਹ ਘੱਟ ਭਾਰ ਲਈ ਸਸਤੇ ਅਤੇ ਜੰਗ ਰਹਿਤ ਹੁੰਦਾ ਹੈ। ਇਹ ਜਿਆਦਾਤਰ ਪਾਣੀ ਦੇ ਨੌਜ਼ੇ ਜਿਵੇਂ ਤਲਾਬ ਆਦਿ ਦੇ ਕਾਰਜਾਂ ਲਈ ਵਰਤੇ ਜਾਂਦੇ ਹਨ
ਸਟੀਲ	ਇਹ ਮਜ਼ਬੂਤ, ਕਾਰਬੋਨੋਟਿਡ ਲੋਹੇ ਦੇ ਬਣੇ ਹੁੰਦੇ ਹਨ। ਬਿਨਾਂ ਪਰਤ ਵਾਲੇ ਸਟੀਲ ਨੂੰ ਜੰਗ ਲੱਗ ਜਾਂਦੀ ਹੈ।
ਹਾਰਡਨਡ (ਕਠੋਰ) ਸਟੀਲ	ਇਹ ਸਟੀਲ ਦੇ ਪੇਚਾਂ ਨਾਲੋਂ ਵਧੇਰੇ ਮਜ਼ਬੂਤ, ਪਰ ਭੁਰਭੁਰੇ ਹੁੰਦੇ ਹਨ। ਇਹ ਸਟੀਲ ਦੇ ਬਣੇ ਹੁੰਦੇ ਹਨ ਤੇ ਇਸਨੂੰ ਟੈਂਪਰ ਜਾਂ ਕ੍ਰੂਮੈਚਿੰਗ ਕੀਤੀ ਜਾਂਦੀ ਹੈ।
ਸਟੇਨਲੈਸ ਸਟੀਲ	ਇਹ ਵਧੀਆ ਦਿੱਖ ਦੇ ਨਾਲ ਰਸਾਇਣਿਕ ਕਿਰਿਆ ਅਤੇ ਜੰਗ ਰਹਿਤ ਹੁੰਦੇ ਹਨ। ਇਹਨਾਂ ਨੂੰ ਕਾਰਬਨ ਸਟੀਲ ਦੀ ਤਰ੍ਹਾਂ ਹਾਰਡਨ (ਕਠੋਰ) ਨਹੀਂ ਕੀਤਾ ਜਾ ਸਕਦਾ
ਸੁਪਰ ਮਿਸ਼ਰਤ ਧਾਤ	ਇਹਨਾਂ ਵਿੱਚ ਚੰਗੀ ਮਕੈਨੀਕਲ ਮਜ਼ਬੂਤੀ, ਸਤਹ ਸਥਿਰਤਾ, ਜੰਗ ਰਹਿਤ ਅਤੇ ਵੱਧ ਤਾਪਮਾਨ ਤੇ ਨਾ ਝੁੱਕਣ ਵਾਲੇ ਹੁੰਦੇ ਹਨ।
ਟਾਈਟੇਨੀਅਮ	ਇਸਦੇ ਪੇਚ ਸਖਤ ਅਤੇ ਮਜ਼ਬੂਤ ਹਲਕੇ ਅਤੇ ਜੰਗ ਰਹਿਤ ਹੁੰਦੇ ਹਨ। ਹੋਰ ਧਾਤਾਂ ਨਾਲ ਮਿਲਕੇ ਇਹਨਾਂ ਦੀ ਮਜ਼ਬੂਤੀ ਅਤੇ ਮਿਆਦ ਹੋਰ ਵੀ ਵੱਧ ਜਾਂਦੀ ਹੈ।


**ਬੋਲਟ ਦੀਆਂ ਕਿਸਮਾਂ :** ਹੇਠਾਂ ਦਿੱਤੇ ਟੇਬਲ ਵਿੱਚ ਬੋਲਟਾਂ ਦੀਆਂ ਵੱਖ-2 ਕਿਸਮਾਂ ਨੂੰ ਦਰਸਾਇਆ ਗਿਆ ਹੈ ਅਤੇ ਇਹਨਾਂ ਨੂੰ ਕੰਮ ਅਤੇ ਜਰੂਰਤ ਅਨੁਸਾਰ ਵਰਤਿਆ ਜਾ ਸਕਦਾ ਹੈ।

ਕਿਸਮ	ਆਕਾਰ	ਵਿਸ਼ੇਸ਼ਤਾਵਾਂ
ਐਂਕਰ ਬੋਲਟ		ਇਹ J ਆਕਾਰ ਵਿੱਚ ਗੋਲ ਚੂੜੀ ਦੇ ਨਾਲ-2 ਕੱਟ ਚੂੜੀ ਵਿੱਚ ਉਪਲਬਧ ਹੁੰਦੇ ਹਨ। ਚੂੜੀ ਵਾਲੇ ਸਟੱਡ : ਇਹ ਵੀ ਰੋਲ ਚੂੜੀ ਅਤੇ ਕੱਟ ਚੂੜੀ ਵਿੱਚ ਉਪਲਬਧ ਹੁੰਦੇ ਹਨ।
ਕੈਰੇਜ ਬੋਲਟ		ਇਸ ਤਰ੍ਹਾਂ ਦੇ ਚੂੜੀ ਵਾਲੇ ਫਾਸਟਨਰ ਲੱਕੜ ਦੇ ਨਾਲ ਇਸਤੇਮਾਲ ਕਰਨ ਦੇ ਨਾਲ ਡਿਜ਼ਾਇਨ ਕੀਤੇ ਜਾਂਦੇ ਹਨ। ਜਦ ਕਿ ਇਸਦੀ ਵਧੀਆ ਵਰਜਨ ਧਾਤੂ ਦੇ ਭਾਗਾਂ ਨੂੰ ਆਪਸ ਵਿੱਚ ਜੋੜਨ ਲਈ ਇਸਤੇਮਾਲ ਕੀਤੇ ਜਾਂਦੇ ਹਨ। ਇਹ ਵੌਲਟ ਕਈ ਤਰ੍ਹਾਂ ਦੀ ਲੰਬਾਈ, ਵਿਆਸ ਅਤੇ ਚੂੜੀਦਾਰ ਪਿੱਚ ਵਿੱਚ ਮਿਲਦੇ ਹਨ।
ਐਲੀਵੇਟਰ ਵੌਲਟ		ਇਸ ਤਰ੍ਹਾਂ ਦੇ ਫਾਸਟਨਰ ਲੱਕੜ ਦੇ ਨਾਲ ਇਸਤੇਮਾਲ ਕਰਨ ਲਈ ਡਿਜ਼ਾਇਨ ਕੀਤੇ ਜਾਂਦੇ ਹਨ ਜਦਕਿ ਕੁਝ ਖਾਸ ਵਰਜਨ ਧਾਤੂ ਦੇ ਭਾਗਾਂ ਨੂੰ ਆਪਸ ਵਿੱਚ ਜੋੜਨ ਲਈ ਵਰਤੇ ਜਾਂਦੇ ਹਨ।
ਆਈ ਬੋਲਟ		ਆਈ ਬੋਲਟ ਇੱਕ ਪੇਚ ਦੀ ਤਰ੍ਹਾਂ ਹੁੰਦਾ ਹੈ। ਜਿਸਦੇ ਇੱਕ ਸਿਰੇ ਦੇ ਲੂਪ ਅਤੇ ਦੂਸਰੇ ਸਿਰੇ ਤੇ ਚੂੜੀਆਂ ਬਣੀਆਂ ਹੁੰਦੀਆਂ ਹਨ। ਇਹ ਆਮ ਕਰਕੇ ਕਿਸੇ ਵੀ ਚੀਜ਼ ਨੂੰ ਕੇਬਲ ਨਾਲ ਜੋੜਨ ਲਈ ਵਰਤੇ ਜਾਂਦੇ ਹਨ।
ਫਲੈਂਜ਼ ਬੋਲਟ		ਇਹਨਾਂ ਨੂੰ ਫਰੇਮਵੌਲਟ, ਹੈਕਸ ਬੋਲਟ, ਫਲੈਂਜ਼ ਬੋਲਟ ਅਤੇ ਹੈਕਸ ਫਲੈਂਜ਼ ਫਰੇਮ ਸਕਰਿਊ (ਨਟ) ਵੀ ਕਿਹਾ ਜਾਂਦਾ ਹੈ। ਇਸ ਦੀ ਵੱਡੀ ਘਿਸਾਵਟ ਵਾਲੀ ਸਤਹ ਪਕੜ ਬੱਲ ਨੂੰ ਵੱਡੇ ਖਤਰ ਵਿੱਚ ਵੰਡ ਦਿੰਦੀ ਹੈ ਜਾਂ ਫੈਲਾ ਦਿੰਦੀ ਹੈ, ਜਿਸ ਕਰਕੇ ਇਹ ਅਨਿਯਮਿਤ ਅਤੇ ਵੱਡੇ ਆਕਾਰ ਦੇ ਛੇਕ ਲਈ ਵੀ ਵਰਤੇ ਜਾ ਸਕਦੇ ਹਨ।
ਫਰੇਮ ਬੋਲਟ		ਇਹ ਬੋਲਟ ਟਰੱਕ ਫਰੇਮ ਲਈ ਵਰਤੇ ਜਾਂਦੇ ਹਨ। ਇਹ ਇੱਕ ਟੁਕੜੇ ਦੇ ਹੈਕਸ-ਵਾਸ਼ਰ ਹੈਂਡ ਬੋਲਟ ਜਿਸਦੀ ਪੱਧਰ ਘਿਸਾਵਟ ਵਾਲੀ ਸਤਹ ਹੈ, ਹਾਈ ਮਿਸ਼ਰਤ ਸਟੀਲ ਦੇ ਬਣੇ ਹੁੰਦੇ ਹਨ। ਫਲੈਂਜ਼ ਵਾਸ਼ਰ ਨੂੰ ਖਤਮ ਕਰ ਦਿੰਦੀ ਹੈ ਤੇ ਬਿਨਾਂ ਸੇਧ ਵਾਲੇ ਛੇਕ ਲਈ ਵੀ ਇਸਨੂੰ ਵਰਤੋਂ ਯੋਗ ਬਣਾਉਂਦੀ ਹੈ।

ਹੈਂਗਰ ਬੋਲਟ		ਇਸਦੇ ਦੋਹਾਂ ਪਾਸੀ ਚੂੜੀ ਹੁੰਦੀ ਹੈ। ਇੱਕ ਪਾਸੇ ਲੱਕੜ ਲਈ ਲੈਗ ਪੇਚ ਚੂੜੀ ਅਤੇ ਦੂਸਰੇ ਪਾਸੇ ਬੋਲਟ ਚੂੜੀ ਹੁੰਦੀ ਹੈ। ਇਹ ਬੋਲਟ ਪਹਿਲਾਂ ਡਰਿਲ ਨਾਲ ਕੀਤੇ ਛੇਕ ਲਈ ਡਿਜ਼ਾਇਨ ਕੀਤੇ ਜਾਂਦੇ ਹਨ।
ਹੈਵੀ ਹੈਕਸ ਬੋਲਟ		ਇਸਦਾ ਸਟੈਂਡਰਡ ਹੈਕਸ ਬੋਲਟ ਨਾਲੋਂ ਚੌੜਾ ਹੈਂਡ ਹੁੰਦਾ ਹੈ ਤੇ ਇਹ ਘੱਟ ਕਾਰਬਨ ਸਟੀਲ ਦਾ ਬਣਿਆ ਹੁੰਦਾ ਹੈ। ਇਹ ਹੈਵੀ ਡਿਊਟੀ ਫੈਕਟਰੀ ਕਾਰਜ ਲਈ ਵੱਡਾ ਹੈਚ ਖੇਤਰ ਪ੍ਰਦਾਨ ਕਰਦਾ ਹੈ।
ਹੈਕਸ ਬੋਲਟ		ਇਹ ਆਮਤੌਰ 'ਤੇ ਫੈਕਟਰੀ ਵਿੱਚ ਮਿਲਦਾ ਹੈ ਤੇ ਇਸਦਾ ਹੈਂਡ ਹੈਕਸਾਰੋਨ ਆਕਾਰ ਦਾ ਹੁੰਦਾ ਹੈ। ਇਹ ਸਟੀਲ, ਪਿੱਤਲ, ਸਿਲੀਕੋਨ ਬਰੋਂਜ਼ ਅਤੇ ਹੋਰ ਪਦਾਰਥਾਂ ਦੇ ਵੱਖ-ਵੱਖ ਗਰੇਡਾਂ ਦੇ ਵਿੱਚ ਮਿਲਦਾ ਹੈ।
ਹੈਕਸ ਮਸ਼ੀਨ ਬੋਲਟ		ਇਸ ਤਰ੍ਹਾਂ ਦੇ ਬੋਲਟ ਦਾ ਬਿਨਾਂ ਵਾਸ਼ਰ ਵਾਲਾ ਹੈਕਸਾਰੋਨ ਹੈਂਡ ਅਤੇ ਦੂਸਰੇ ਪਾਸੇ ਚੂੜੀ ਵਾਲੀ ਸ਼ਾਫਟ ਹੁੰਦੀ ਹੈ। ਇਹ ਧਾਤੂ ਦੇ ਬਣੇ ਭਾਗਾਂ ਨੂੰ ਜੋੜਨ ਲਈ ਰੈਂਚ ਨਾਲ ਕੱਸੇ ਜਾਂਦੇ ਹਨ।
ਸਾਕਟ ਸ਼ੇਲਡਰ ਬੋਲਟ		ਇਸਦੇ ਹੈਂਡ ਹੇਠਾਂ ਇੱਕ ਵੱਡਾ ਬਿਨਾਂ ਚੂੜੀ ਵਾਲਾ ਸਿਲੰਡਰੀਕਲ ਸ਼ੇਲਡਰ ਹੁੰਦਾ ਹੈ। ਇਹ ਘੁੰਮਣ ਜਾਂ ਅੱਗੇ ਪਿੱਛੇ ਹੋਣ ਵਾਲੇ ਕਾਰਜਾਂ ਜਿਵੇਂ ਕਿ ਪੰਚ ਦੀ ਪੂਲੀ ਸ਼ਾਫਟ ਅਤੇ ਡਾਈ ਦੇ ਕਾਰਜਾਂ ਅਤੇ ਬੈਰਿੰਗ ਪਿੰਨ ਦੀ ਤਰ੍ਹਾਂ ਵਰਤਿਆ ਜਾਂਦਾ ਹੈ।
ਲੈਗ ਬੋਲਟ		ਇਹ ਇੱਕ ਛੁੱਲ ਬਾਡੀ ਬੋਲਟ ਜਾਂ ਪੇਚ ਹੁੰਦਾ ਹੈ ਜਿਸਦਾ ਹੈਕਸ ਹੈਂਡ, ਚੂੜੀਆਂ ਵਿੱਚ ਜਿਆਦਾ ਜਗਾਂ ਅਤੇ ਇੱਕ ਗਿਮਲਿਟ ਬਿੰਦੂ ਹੁੰਦਾ ਹੈ। ਇਹ ਲੱਕੜ ਲਈ ਵਰਤਿਆ ਜਾਂਦਾ ਹੈ।
ਸਾਕਟ ਪੇਚ		ਇੱਕ ਹੈਕਸ ਸਾਕਟ ਹੈਂਡ ਪੇਚ ਜਿਸਦੇ ਹੈਂਡ ਹੇਠਾਂ ਇੱਕ ਵੱਡਾ, ਬਿਨਾਂ ਚੂੜੀ ਵਾਲਾ, ਸਿਲੰਡਰੀਕਲ ਸ਼ੇਲਡਰ ਹੁੰਦਾ ਹੈ। ਇਹ ਵੀ ਪੰਚ ਦੀ ਪੂਲੀ ਸ਼ਾਫਟ ਜਾਂ ਡਾਈ ਦੇ ਕਾਰਜਾਂ ਲਈ ਵਰਤਿਆ ਜਾਂਦਾ ਹੈ। ਇਸਨੂੰ ਕੱਸਣ ਲਈ ਐਲਨ ਹੈਂਡ ਰੈਂਚ ਦੀ ਵਰਤੋਂ ਕੀਤੀ ਜਾਂਦੀ ਹੈ।
ਚੌਰਸ ਹੈਂਡ ਬੋਲਟ		ਇਹ ਹੈਕਸ ਪੇਚ ਦੀ ਤਰ੍ਹਾਂ ਹੀ ਹੁੰਦੇ ਹਨ ਫਰਕ ਇਸਦਾ ਹੈਂਡ ਚੌਰਸ ਹੁੰਦਾ ਹੈ। ਇਹ ਰੋਲ ਚੂੜੀ ਅਤੇ ਲੈਗ ਪੇਚ ਚੂੜੀ ਦੋਵਾਂ ਵਿੱਚ ਮਿਲਦੇ ਹਨ।
ਯੂ-ਬੋਲਟ		ਇਸਦੇ ਇੱਕ ਕਰਵਡ ਬੇਸ ਤੋਂ ਦੋ ਚੂੜੀਦਾਰ ਆਰਮਜ਼ ਨਿਕਲਦੀਆਂ ਹਨ। ਇਹ ਨੀਂਹਾਂ ਅਤੇ ਡੱਤਾਂ ਲਈ ਫਰੇਮਿੰਗ ਫਾਸਟਨਰ ਅਤੇ ਐਂਕਰ ਦੀ ਤਰ੍ਹਾਂ, ਪਾਈਪ ਹੋਲਡਰ, ਮੋਟਰ ਅਤੇ ਇੰਜਨ ਸ਼ਾਫਟ ਦੇ ਭਾਗਾਂ ਲਈ ਬੋਲਟ ਦੀ ਤਰ੍ਹਾਂ ਕੰਮ ਕਰਦੇ ਹਨ।



ਨਰਲਡ ਬੋਲਟ (Knurled)		ਇਹ ਖਾਸ ਤਰ੍ਹਾਂ ਦੇ ਬੋਲਟ ਬਿਜਲੀ ਸਵਿੱਚ ਬੋਰਡ ਅਤੇ ਪੈਨਲ ਬੋਰਡ ਲਈ ਵਰਤੇ ਜਾਂਦੇ ਹਨ।
ਪਲੱਫ ਬੋਲਟ		ਇਹ ਉਹਨਾਂ ਮਕੈਨੀਕਲ ਦੇ ਜੋੜਾਂ ਵਿੱਚ ਵਰਤੇ ਜਾਂਦੇ ਹਨ ਜਿੱਥੇ ਬੋਲਟ ਹੈਂਡ ਬਾਹਰ ਨੂੰ ਨਿਕਲਦਾ ਹੋਵੇ ਤੇ ਇੱਥੇ ਵਧੀਆ ਪਲੇਨ ਸਤਹ ਦੀ ਜਰੂਰਤ ਹੁੰਦੀ ਹੈ। ਇਹ ਹੈਵੀ ਉਸਾਰੀ ਦੇ ਯੰਤਰਾਂ ਵਿੱਚ ਹੈਂਡ ਗਰੇਡਰਜ਼, ਆਦਿ ਵਿੱਚ ਵਰਤੇ ਜਾਂਦੇ ਹਨ।
ਟੀ-ਹੈਂਡ ਬੋਲਟ		ਇਹ ਮਸ਼ੀਨੀ ਟੇਬਲ ਵਿੱਚ ਕੀਤੇ T-Slot ਲਈ ਵਰਤੇ ਜਾਂਦੇ ਹਨ। ਇਹ ਮਸ਼ੀਨ ਦੇ ਟੇਬਲ ਦੇ ਵੱਖ-2 ਭਾਗਾਂ ਨੂੰ ਪਕੜਨ ਲਈ ਵਰਤੇ ਜਾਂਦੇ ਹਨ।

ਮਸ਼ੀਨੀ ਪੇਚ: ਮਸ਼ੀਨੀ ਪੇਚਾਂ ਤੇ ਮਸ਼ੀਨੀ ਚੂੜੀ ਬਣੀ ਹੁੰਦੀ ਹੈ ਤੇ ਇਹ ਚੂੜੀ ਵਾਲੇ ਛੇਕ ਵਿੱਚ ਨੱਟ ਦੇ ਨਾਲ ਵਰਤੇ ਜਾਂਦੇ ਹਨ। ਇਸਨੂੰ ਸਟੋਵ ਬੋਲਟ ਵੀ ਆਖਿਆ ਜਾਂਦਾ ਹੈ। ਮੈਟ੍ਰਿਕ ਮਸ਼ੀਨੀ ਪੇਚ ਦੇ ਆਯਾਮ ਹੇਠਾਂ ਦਰਸਾਏ ਗਏ ਹਨ: ਵੱਖ-2 ਕਿਸਮਾਂ ਦੇ ਮਸ਼ੀਨੀ ਪੇਚਾਂ ਨੂੰ ਉਹਨਾਂ ਦੇ ਹੈਂਡ ਦੇ ਆਕਾਰ ਅਤੇ ਵਿਸ਼ੇਸ਼ਤਾਵਾਂ ਦੇ ਆਧਾਰ ਤੇ ਵਿਭਾਗਿਤ ਕਰਕੇ ਹੇਠਾਂ ਦਿੱਤੇ ਟੇਬਲ ਵਿੱਚ ਦਰਸਾਇਆ ਗਿਆ ਹੈ।



ISO METRIC MACHINE SCREWS

ਕਿਸਮ	ਆਕਾਰ	ਵਿਸ਼ੇਸ਼ਤਾਵਾਂ
ਫਿਲਿਪਸ ਪੇਨ ਹੈਂਡ		ਪੈਨ ਹੈਂਡ ਬੋਚੇ ਜਿਹੇ ਗੋਲ ਤੇ ਛੋਟੀਆਂ ਵਰਟੀਕਲ ਭੁਜਾਵਾਂ ਵਾਲੇ ਹੁੰਦੇ ਹਨ। ਇਸਦੀ ਡਗਾਈ ਵੀ X-ਆਕਾਰ ਦੀ ਹੁੰਦੀ ਹੈ।
ਸਲੈਟਿਡ ਫਲੈਟ ਹੈਂਡ		ਇਸਦਾ ਪੱਧਰਾ ਜਾਂ ਫਲੈਟ ਟੋਪ ਦੇ ਨਾਲ ਕਾਊਂਟਰਸੰਕ (ਹੈਂਡ ਦਾ ਨਿਚਲਾ ਹਿੱਸਾ ਸੰਕੂ ਆਕਾਰ ਦਾ) ਹੁੰਦਾ ਹੈ। ਇਹ ਚਪਟੇ ਬਲੇਡ ਵਾਲੇ ਪੇਚਕਸ ਨਾਲ ਆਸਾਨੀ ਨਾਲ ਘੁਮਾਇਆ ਜਾ ਸਕਦਾ ਹੈ।
ਸਲੈਟਿਡ ਓਵਲ ਹੈਂਡ		ਓਵਲ ਹੈਂਡ ਗਾਊਂਡ ਜਾਂ ਗੋਲ ਟਾਪ ਦੇ ਨਾਲ ਕਾਊਂਟਰਸੰਕ ਹੁੰਦਾ ਹੈ। ਇਹ ਵੀ ਚਪਟੇ ਬਲੇਡ ਵਾਲੇ ਪੇਚਕਸ ਨਾਲ ਆਸਾਨੀ ਨਾਲ ਘੁਮਾਇਆ ਜਾ ਸਕਦਾ ਹੈ।

ਸਲੈਂਟਿਡ ਟਰੱਸ ਹੈੱਡ		ਟਰੱਸ ਹੈੱਡ ਰਾਊਂਡ ਟਾਪ ਦੇ ਨਾਲ ਚੌੜਾ ਹੁੰਦਾ ਹੈ। ਇਹ ਵੀ ਚਪਟੇ ਪੇਚਕਸ ਦੇ ਨਾਲ ਆਸਾਨੀ ਨਾਲ ਘੁਮਾਇਆ ਜਾ ਸਕਦਾ ਹੈ।
ਸਲੈਂਟਿਡ ਰਾਊਂਡ ਹੈੱਡ		ਸਲੈਂਟਿਡ ਰਾਊਂਡ ਹੈੱਡ ਗੁੰਬਦ ਦੇ ਆਕਾਰ ਦੇ ਹੁੰਦੇ ਹਨ ਅਤੇ ਅੱਧੇ ਗੋਲੇ ਵਾਂਗ ਨਜ਼ਰ ਆਉਂਦੇ ਹਨ। ਇਹ ਚਪਟੇ ਪੇਚਕਸ ਦੇ ਨਾਲ ਆਸਾਨੀ ਨਾਲ ਘੁਮਾਏ ਜਾ ਸਕਦੇ ਹਨ।
ਟੈਰਕਸ ਪੈਨ ਹੈੱਡ ਟਾਈਪ F		ਟਾਈਪ F ਪੇਚ ਦਾ ਕਟਿਆ ਹੋਇਆ ਚੂੜੀਦਾਰ ਟਿਪ ਹੁੰਦਾ ਹੈ। ਇਸਦਾ ਹੈੱਡ ਗੋਲ ਤੇ ਖੜਵੀਂ ਭੁਜਾ ਵਾਲਾ ਹੁੰਦਾ ਹੈ। ਜ਼ਿਆਦਾ ਟੈਰਕ ਦੇਣ ਲਈ ਇਸਦੀ ਡਰਾਈਵ ਦੇ ਛੇ ਮੂੰਹ ਹੁੰਦੇ ਹਨ।
ਸਲੈਂਟਿਡ ਹੈਕਸ ਵਾਸ਼ਰ ਹੈੱਡ ਟਾਈਪ F		ਟਾਈਪ F ਪੇਚਾਂ ਦਾ ਕਟਿਆ ਹੋਇਆ ਚੂੜੀਦਾਰ ਟਿਪ ਹੁੰਦਾ ਹੈ। ਇਸਦੇ ਹੈਕਸ ਹੈੱਡ ਤੇ ਇਕ ਸਲੈਂਟ ਹੁੰਦਾ ਹੈ ਤੇ ਇੱਕ ਵਾਸ਼ਰ ਵੀ ਹੁੰਦੀ ਹੈ ਜਿਸ ਕਰਕੇ ਇਸ ਉੱਤੇ ਦੋਵੇਂ ਰੈਂਚ ਅਤੇ ਪੇਚਕਸ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਫਿਲਿਪਸ ਡਲੈਟ ਹੈੱਡ		ਇਸਦੇ ਚਪਟੇ ਟਾਪ ਦੇ ਨਾਲ ਇੱਕ ਕਾਊਂਟਰਸੰਕ ਹੁੰਦਾ ਹੈ। ਫਿਲਿਪਸ ਡਰਾਈਵ X ਆਕਾਰ ਦੀ ਹੁੰਦੀ ਹੈ।
ਫਿਲਿਪਸ ਡਵਲ ਹੈੱਡ		ਇਸਦੇ ਰਾਊਂਡ ਟਾਪ ਦੇ ਨਾਲ ਕਾਊਂਟਰਸੰਕ ਹੁੰਦਾ ਹੈ। ਇਸਦੀ ਡਰਾਈਵ ਵੀ X-ਆਕਾਰ ਦੀ ਹੁੰਦੀ ਹੈ।
ਕੌਂਥੋ ਟਰੱਸ ਹੈੱਡ		ਟਰੱਸ ਹੈੱਡ ਚੌੜੇ ਗੋਲ ਨੀਵੇਂ ਸਿਖਰ ਹੁੰਦੇ ਹਨ। ਫਿਲਿਪਸ ਡਰਾਈਵ X ਆਕਾਰ ਦੀ ਹੁੰਦੇ ਹਨ।
ਕੌਂਥੋ ਰਾਊਂਡ ਹੈੱਡ		ਰਾਊਂਡ ਹੈੱਡ ਗੁੰਬਦ ਦੇ ਆਕਾਰ ਦੇ ਹੁੰਦੇ ਹਨ ਅਤੇ ਅੱਧੇ ਗੋਲੇ ਵਾਂਗ ਨਜ਼ਰ ਆਉਂਦੇ ਹਨ। ਇਹ X ਆਕਾਰ ਤੇ ਸਲਾਟ (slot) ਦੋਵਾਂ ਦਾ ਸੂਮੇਲ ਹੁੰਦੀ ਹੈ।
ਟੈਰਕਸ ਡਲੈਟ ਹੈੱਡ ਟਾਈਪ F		ਟਾਈਪ F ਦਾ ਕਟਿਆ ਹੋਇਆ ਚੂੜੀਦਾਰ ਟਿਪ ਹੁੰਦਾ ਹੈ। ਇਸਦਾ ਡਲੈਟ ਟਾਪ ਦੇ ਨਾਲ ਕਾਊਂਟਰਸੰਕ ਹੁੰਦਾ ਹੈ। ਜ਼ਿਆਦਾ ਟੈਰਕ ਲਈ ਇਸਦੀ ਡਰਾਈਵ ਵੀ ਛੇ ਮੂੰਹੀ ਹੁੰਦੀ ਹੈ।
ਸੈਟ ਪੇਚ		ਬਿਨ੍ਹਾਂ ਹੈੱਡ ਵਾਲੇ ਮਸ਼ੀਨੀ ਪੇਚ ਚੂੜੀ ਵਾਲੇ ਛੇਕਾਂ ਲਈ ਵਰਤੇ ਜਾਂਦੇ ਹਨ।
ਸ਼ੀਟ ਮੈਟਲ ਪੇਚ		ਇਹਨਾਂ ਸ਼ੀਟ ਮੈਟਲ ਪੇਚਾਂ ਦਾ ਸੈਲਫ ਡਰਿਲਿੰਗ ਟਿਪ ਹੁੰਦਾ ਹੈ।

## ਸੈਸ਼ਨ 1: ਆਟੋਮੋਟਿਵ ਬੋਲਟ/ਮਸ਼ੀਨੀ ਪੇਚ

## (ੴ) ਅਭਿਆਸ : ਅਸਾਈਨਮੈਂਟ

1. ਵਾਹਨ ਵਿੱਚ ਵਰਤੇ ਜਾਣ ਵਾਲੇ ਬੋਲਟਾਂ ਦੀ ਸੂਚੀ ਬਣਾਓ ਤੇ ਉਹਨਾਂ ਦੀ ਵਿਸ਼ੇਸ਼ਤਾਵਾਂ ਵੀ ਦੱਸੋ/ਲਿਖੋ।

ਲੜੀ ਨੰ:	ਬੋਲਟ ਦੀ ਕਿਸਮ	ਵਿਸ਼ੇਸ਼ਤਾਵਾਂ
1		
2		
3		
4		

2. ਵਾਹਨ ਵਿੱਚ ਵਰਤੇ ਜਾਣ ਵਾਲੇ ਮਸ਼ੀਨੀ ਪੇਚਾਂ ਦੀ ਸੂਚੀ ਬਣਾਓ ਅਤੇ ਉਹਨਾਂ ਦੀ ਵਿਸ਼ੇਸ਼ਤਾਵਾਂ ਵੀ ਲਿਖੋ।

ਲੜੀ ਨੰ:	ਬੋਲਟ ਦੀ ਕਿਸਮ	ਵਿਸ਼ੇਸ਼ਤਾਵਾਂ
1		
2		
3		
4		

1. ਮੈਟ੍ਰਿਕ ਚੂੜੀ ਦੇ ਬੁਨਿਆਦੀ ਪ੍ਰੋਫਾਈਲ ਨੂੰ ਦਰਸਾਉਂਦਾ ਇੱਕ ਪੋਸਟਰ ਤਿਆਰ ਕਰੋ।

## ਸੈਸ਼ਨ -1 ਆਟੋਮੋਟਿਵ ਬੋਲਟ/ਮਸ਼ੀਨੀ ਪੇਚ

ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ।

(ਲੋੜ ਪੈਣ ਤੇ ਵਾਧੂ ਸ਼ੀਟਾਂ ਦੀ ਵਰਤੋਂ ਕਰੋ)

(ੴ) ਖਾਲੀ ਬਾਹਾਂ ਭਰੋ

- ਇੱਕ ਫਾਸਟਨਰ ਇੱਕ ਹਾਰਡਵੇਅਰ ਹੈ ਜੋ ..... ਨੂੰ ਮਕੈਨੀਕਲੀ ਜੋੜਦਾ ਹੈ ਜਾਂ ਦੋ ਜਾਂ ਵੱਧ ਚੀਜ਼ਾਂ ਨੂੰ ਆਪਸ ਵਿੱਚ .....
- ਆਟੋਮੋਟਿਵ ਫਾਸਟਨਰ ..... ਕਿਸਮ ਦੇ ਬਣੇ ਹੁੰਦੇ ਹਨ।

3. ਇੱਕ ਬੋਲਟ ਇੱਕ ..... ਬਾਹਰਲੀ ਚੂੜੀਦਾਰ ਫਾਸਟਨਰ ਹੁੰਦਾ ਹੈ, ਜੋ ..... ਦੇ ਨਾਲ ਵਰਤਿਆ ਜਾਂਦਾ ਹੈ।
4. ਬਾਹਰਲੀ ਚੂੜੀਆਂ ਪੇਚ ਜਾਂ ..... ਤੇ ਹੁੰਦੀਆਂ ਹਨ ਅਤੇ ਅੰਦਰੂਨੀ ਚੂੜੀਆਂ ..... ਤੇ ਹੁੰਦੀਆਂ ਹਨ।
5. ਅਸੀਂ ਦੇਸ਼ ਵਿੱਚ ISO ..... ਚੂੜੀ ਵਰਤਦੇ ਹਾਂ।
6. ਮਸ਼ੀਨੀ ਪੇਚਾਂ ਤੇ ਨੱਟ ਦੇ ਨਾਲ ..... ਛੇਕ ਦੇ ਨਾਲ ਇਸਤੇਮਾਲ ਲਈ ਮਸ਼ੀਨੀ ..... ਹੁੰਦੀ ਹੈ।

### ਸੈਕਾਨ - 1: ਆਟੋਮੋਟਿਵ ਬੋਲਟ/ਮਸ਼ੀਨੀ ਪੇਚ

ਹੇਠਾਂ ਦਿੱਤੀ ਚੈਕਲਿਸਟ ਦਾ ਇਸਤੇਮਾਲ ਕਰੋ ਜੇਕਰ ਤੁਸੀਂ ਆਟੋਮੋਟਿਵ ਬੋਲਟ/ਮਸ਼ੀਨੀ ਪੇਚ ਦੀਆਂ ਸਾਰੀਆਂ ਜ਼ਰੂਰਤਾਂ ਪੂਰੀਆਂ ਕਰ ਲਈਆਂ ਹਨ।

#### ਭਾਗ - ਉ

- ਵਾਹਨ ਵਿੱਚ ਵਰਤੇ ਗਏ ਆਟੋਮੋਟਿਵ ਬੋਲਟ ਮਸ਼ੀਨੀ ਪੇਚਾਂ ਦੇ ਇਸਤੇਮਾਲ ਨੂੰ ਸਮਝਣਾ ਅਤੇ ਫਰਕ ਪਛਾਣਨ ਦੇ ਯੋਗ।

#### ਭਾਗ - ਅ

ਕਲਾਸ ਵਿੱਚ ਵਿਚਾਰੇ ਗਏ:

- ਬੋਲਟਾਂ ਦੀ ਮਹੱਤਤਾ ਬਿਆਨ ਕਰੋ।
- ਮਸ਼ੀਨੀ ਪੇਚਾਂ ਦੀ ਮਹੱਤਤਾ ਬਿਆਨ ਕਰੋ।
- ਚੂੜੀ ਦੀ ਕੀ ਮਹੱਤਤਾ ਹੁੰਦੀ ਹੈ ਅਤੇ ਮਸ਼ੀਨੀ ਪੇਚਾਂ ਜਾਂ ਬੋਲਟਾਂ ਉੱਤੇ ਚੂੜੀ ਦੀ ਕੀ ਮਹੱਤਤਾ ਹੁੰਦੀ ਹੈ ?
- ਬੋਲਟ ਅਤੇ ਪੇਚ ਵਿੱਚ ਫਰਕ ਕਰੋ।
- ਮੈਟ੍ਰਿਕ ਚੂੜੀ ਤੋਂ ਤੁਹਾਡਾ ਕੀ ਭਾਵ ਹੈ ? ਮੈਟ੍ਰਿਕ ਚੂੜੀ ਦਾ ਪ੍ਰੋਫਾਇਲ ਬਣਾਓ ਅਤੇ ਉਸਦੀ ਸਾਰੀ ਟਰਮਿਨੋਲੋਜੀ ਨੂੰ ਲਿਖੋ।
- ਬੋਲਟਾਂ ਦੀ ਵੱਖ-2 ਕਿਸਮਾਂ ਦੇ ਨਾਮ ਦੱਸੋ।
- ਮਸ਼ੀਨੀ ਪੇਚਾਂ ਦੀ ਵੱਖ-2 ਕਿਸਮਾਂ ਦੇ ਨਾਮ ਦੱਸੋ।

ਇਸ ਮੁਲਾਂਕਣ ਦੁਆਰਾ ਕੀਤੇ ਗਏ ਕਾਰਗੁਜਾਰੀ ਮਾਪਦੰਡ

ਕਾਰਗੁਜਾਰੀ ਮਾਪਦੰਡ	ਹਾਂ	ਨਾ
ਬੋਲਟ ਅਤੇ ਮਸ਼ੀਨੀ ਪੇਚਾਂ ਦੀ ਫਾਸਟਨਰ ਦੇ ਤੌਰ ਤੇ ਮਹੱਤਤਾ ਨੂੰ ਸਮਝਣਾ		
ਵੱਖ-2 ਬੋਲਟਾਂ ਦੀਆਂ ਕਿਸਮਾਂ ਵਿੱਚ ਫਰਕ ਪਛਾਣਨ ਦੇ ਯੋਗ		
ਵੱਖ-2 ਕਿਸਮ ਦੇ ਮਸ਼ੀਨੀ ਪੇਚਾਂ ਵਿੱਚ ਫਰਕ ਪਛਾਣਨ ਦੇ ਯੋਗ		
ਹੱਥ ਵਾਲੇ ਅੰਜਾਰਾਂ ਦੀ ਵਰਤੋਂ ਨਾਲ ਵੱਖ-2 ਕਿਸਮ ਦੇ ਬੋਲਟ ਅਤੇ ਪੇਚਾਂ ਨੂੰ ਕੱਸਣ ਅਤੇ ਢਿੱਲਾ ਕਰਨ ਦੇ ਯੋਗ		

## ਸੈਸ਼ਨ-2 ਆਟੋਮੋਟਿਵ ਨੱਟ

### ਸੰਬੰਧਤ ਜਾਣਕਾਰੀ (Relevant Knowledge)

ਨੱਟ ਫਾਸਟਨਰ ਦੀ ਉਹ ਕਿਸਮ ਹੁੰਦੀ ਹੈ ਜਿਸ ਵਿੱਚ ਚੂੜੀਦਾਰ ਛੇਕ ਹੁੰਦਾ ਹੈ। ਨੱਟ ਹਮੇਸ਼ਾ ਜਿਆਦਾਤਰ ਕਈ ਭਾਗਾਂ ਨੂੰ ਆਪਸ ਵਿੱਚ ਜੋੜਨ ਲਈ ਬੋਲਟ ਦੇ ਦੂਸਰੇ ਸਿਰੇ ਦੇ ਵਰਤੇ ਜਾਂਦੇ ਹਨ। ਦੋਹਾਂ ਵਿੱਚ ਪੈਦਾ ਹੋਈ ਰਗਡ, ਬੋਲਟ ਵਿੱਚ ਪੈਦਾ ਹੋਇਆ ਬੋੜਾ ਜਿਹਾ ਖਿਚਾਅ ਅਤੇ ਭਾਗਾਂ ਵਿੱਚ ਦਬਾਅ ਦੋ ਹਿੱਸਿਆਂ ਨੂੰ ਆਪਸ ਵਿੱਚ ਇੱਕਠਾ ਕਰਕੇ ਰੱਖਦੇ ਹਨ। ਹਿੱਲਜੂਲ ਜਾਂ ਘੁੰਮਣ ਵਾਲੇ ਕਾਰਜਾਂ ਵਿੱਚ ਨੱਟ ਢਿੱਲਾ ਹੋ ਸਕਦਾ ਹੈ, ਇਸ ਕਰਕੇ ਕਈ ਲੋਕਿੰਗ ਮਕੈਨਿਜ਼ਮ ਲਗਾਏ ਜਾਂਦੇ ਹਨ। ਆਟੋਮੋਟਿਵ ਨੱਟ ਜਿਹੜਾ ਕਿ ਆਟੋ ਫਾਸਟਨਰਸ ਦੀ ਇੱਕ ਮਹੱਤਵਪੂਰਨ

ਕਿਸਮ ਹੁੰਦੀ ਹੈ ਧਾਤੂ ਦਾ ਚੋਗਸ ਜਾਂ ਹੈਕਸ ਆਕਾਰ ਦਾ ਹੁੰਦਾ ਹੈ ਤੇ ਇਹ ਬੋਲਟ ਦੇ ਨਾਲ ਅਸਥਾਈ ਜਾਂ ਸਥਾਈ ਸਟਰਕਚਰਜ ਨੂੰ ਇੱਕਠਾ ਰੱਖਣ ਲਈ ਇਸਤੇਮਾਲ ਕੀਤਾ ਜਾਂਦਾ ਹੈ। ਆਟੋਮੋਟਿਵ ਨੱਟ ਕਈ ਕਿਸਮ ਦੇ ਹੋ ਸਕਦੇ ਹਨ ਜਿਵੇਂ ਕਿ ਸਿੰਪਲ ਜਾਂ ਸਾਧਾਰਨ ਨੱਟ, ਕੋਲਰ ਨੱਟ, ਲੋਕਿੰਗ ਨੱਟ, ਟੀ-ਨੱਟ, ਜੈਮ ਨੱਟ, ਹੈਕਸਨੱਟ, ਪਲੇਟ ਨੱਟ ਸੈਲਫ਼ ਲਾਕਿੰਗ ਨੱਟ ਤੇ ਸਟੇਨਲੈਸ ਸਟੀਲ ਨੱਟ ਆਦਿ। ਵੱਖ-2 ਕਿਸਮ ਦੇ ਨੱਟ ਚਿੱਤਰ-9 ਵਿੱਚ ਦਰਸਾਏ ਗਏ ਹਨ।



ਚਿੱਤਰ 9 ਵੱਖ-2 ਕਿਸਮ ਦੇ ਨੱਟ

### ਨੱਟ ਵਿੱਚ ਚੂੜੀ ਦਾ ਪ੍ਰੋਫਾਈਲ

ਦੋ ਧਾਤੂ ਦੇ ਹਿੱਸਿਆਂ ਨੂੰ ਜੋੜਨ ਲਈ ਨੱਟ ਨੂੰ ਬੋਲਟ ਉੱਤੇ ਕੱਸਿਆ ਜਾਂਦਾ ਹੈ। ਇਸ ਕਰਕੇ ਬੋਲਟ ਅਤੇ ਨੱਟ ਦਾ ਚੂੜੀ ਦਾ ਪ੍ਰੋਫਾਈਲ ਮਿਲਣਾ ਜਰੂਰੀ ਹੁੰਦਾ ਹੈ। ਆਧਾਣੇ ਦੇਸ਼ ਵਿੱਚ ਆਪਾਂ ਮੈਟ੍ਰਿਕ ਚੂੜੀ ਇਸਤੇਮਾਲ ਕਰਦੇ ਹਨ, ਇਸ ਲਈ ਬੋਲਟ ਦੇ ਨਾਲ ਵਰਤੇ ਗਏ ਨੱਟ ਦੀ ਮੈਟ੍ਰਿਕ ਚੂੜੀ ਹੋਣੀ ਚਾਹੀਦੀ ਹੈ। ਬੋਲਟ ਅਤੇ ਨੱਟ ਦੀ ਪਿੱਚ ਵੀ ਮਿਲਣੀ ਚਾਹੀਦੀ ਹੈ ਨਹੀਂ ਤਾਂ ਨੱਟ ਬੋਲਟ ਉੱਤੇ ਨਹੀਂ ਕੱਸਿਆ ਜਾ ਸਕਦਾ। ਜੇਕਰ ਇਹ ਨਹੀਂ ਮਿਲਦੇ ਤਾਂ ਨੱਟ ਅਤੇ ਬੋਲਟ ਦੋਹਾਂ ਦੇ ਪ੍ਰੋਫਾਈਲ (ਚੂੜੀ ਦੇ) ਨੂੰ ਨੁਕਸਾਨ ਪਹੁੰਚਦਾ ਹੈ ਤੇ ਨੱਟ ਬੋਲਟ ਉੱਤੇ ਢਿੱਲਾ ਹੋ ਜਾਵੇਗਾ। ਨੱਟ ਦੀ ਅੰਦਰੂਨੀ ਚੂੜੀ ਸੱਜੇ ਜਾਂ ਖੱਬੇ ਹੱਥ ਦੀ ਹੋ ਸਕਦੀ ਹੈ।

### ਨੱਟ ਦੇ ਆਯਾਮ ਜਾਂ ਪਰਿਮਾਣ


ISO ਮੈਟ੍ਰਿਕ ਨੱਟ ਦੇ ਆਯਾਮ ਚਿੱਤਰ-10 ਵਿੱਚ ਦਰਸਾਏ ਗਏ ਹਨ। ਇਹ ਸਾਰੇ ਆਯਾਮ ਨੱਟ ਦੇ ਅੰਦਰੂਨੀ ਵਿਆਸ ਨਾਲ ਸੰਬੰਧਤ ਹਨ।

### ਨੱਟਾਂ ਦੀ ਸਮੱਗਰੀ

ਨੱਟ ਵੀ ਬੋਲਟਾਂ ਵਾਲੀ ਸਮੱਗਰੀ ਦੇ ਬਣੇ ਹੁੰਦੇ ਹਨ ਜਿਵੇਂ ਕਿ ਪਿੱਤਲ, ਐਲੂਮੀਨੀਅਮ, ਤਾਂਬਾ, ਪਲਾਸਟਿਕ ਸਟੀਲ, ਸੁਪਰ ਮਿਸ਼ਰਤ ਧਾਤ, ਟਾਈਟੇਨੀਅਮ ਆਦਿ।


### ਨੱਟਾਂ ਦੀ ਕਿਸਮਾਂ

ਨੱਟਾਂ ਦੀਆਂ ਵੱਖ-2 ਕਿਸਮਾਂ ਹੇਠਾਂ ਟੇਬਲ ਵਿੱਚ ਦਰਸਾਈਆਂ ਗਈਆਂ ਹਨ।



ਚਿੱਤਰ-10 ISO ਮੈਟ੍ਰਿਕ ਟਨ

ਕਿਸਮ	ਆਕਾਰ	ਵਿਸ਼ੇਸ਼ਤਾਵਾਂ
ਹੈਕਸ (Hex)		ਹੈਕਸਾਗੋਨਲ ਧਾਰੂ ਦੇ ਬਣੇ ਫਾਸਟਨਰ ਦੀ ਉਹ ਕਿਸਮ ਹੈ ਜਿਸ ਦੀਆਂ ਛੇ ਭੁਜਾਵਾਂ ਹੁੰਦੀਆਂ ਹਨ। ਜਿਆਦਾਤਰ ਨੱਟ ਹੈਕਸਾਗੋਨਲ ਆਕਾਰ ਵਿੱਚ ਕੱਟੇ ਜਾਂਦੇ ਹਨ, ਕਿਉਂਕਿ ਇਸ ਉੱਤੇ ਪਕੜ ਜ਼ਿਆਦਾ ਹੁੰਦੀ ਹੈ। ਨੱਟ ਕਿਸੇ ਵੀ ਆਕਾਰ ਦਾ ਹੋਵੇ ਵਸਤੂਆਂ ਨੂੰ ਆਪਸ ਵਿੱਚ ਜਕੜ ਕੇ ਰੱਖਣ ਲਈ ਵਰਤਿਆ ਜਾਂਦਾ ਹੈ।
ਹੈਵੀ ਹੈਕਸ (Heavy Hex)		ਹੈਵੀ ਹੈਕਸ ਨੱਟ ਸਟੈਂਡਰਡ ਹੈਕਸ ਨੱਟ ਨਾਲੋਂ ਥੋੜ੍ਹੇ ਜਿਹੇ ਵੱਡੇ ਅਤੇ ਮੌਟੇ ਹੁੰਦੇ ਹਨ। ਕਿਉਂਕਿ ਇਹਨਾਂ ਦੀ ਜ਼ਿਆਦਾ ਪਕੜ ਅਤੇ ਮਿਆਦ ਕਰਕੇ ਇਹ ਜ਼ਿਆਦਾਤਰ ਵੱਡੇ ਵਿਆਸ ਅਤੇ ਵੱਧ ਮਜਬੂਤੀ ਵਾਲੇ ਬੋਲਟ ਦੇ ਕਾਰਜਾਂ ਲਈ ਵਰਤੇ ਜਾਂਦੇ ਹਨ।
ਨਾਈਲੋਨ ਇੰਸਰਟ ਲੋਕ		ਇੱਕ ਵਧੀਆ ਟੌਰਕ ਵਾਲੇ ਨੱਟ ਵਿੱਚ ਨਾਈਲੋਨ ਦੀ ਇੰਸਰਟ ਹੁੰਦੀ ਹੈ ਜੋ ਇਸਨੂੰ ਲੋਕਿੰਗ ਦੀ ਵਿਸ਼ੇਸ਼ਤਾ ਪ੍ਰਦਾਨ ਕਰਦੀ ਹੈ। ਇਹ ਨਾਈਲੋਨ ਇੰਸਰਟ, ਬੋਲਟ ਦੀ ਚੂੜੀ ਪਾਣੀ, ਤੇਲ, ਪੈਟੋਲ ਅਤੇ ਹੋਰ ਤਰਲਾਂ ਦੀ ਲੀਕੇਜ (ਰਿਸਾਵ) ਰੋਕਣ ਵਿੱਚ ਮਦਦ ਕਰਦਾ ਹੈ।
ਜੈਮ (Jam)		ਇਹ ਸ਼ਬਦਾਵਲੀ ਕਈ ਵਾਰ ਮੌਟੇ ਨੱਟਾਂ ਨੂੰ ਲੋਕ ਕਰਨ ਲਈ ਵਰਤੇ ਜਾਂਦੇ ਪਤਲੇ ਨੱਟਾਂ ਵਾਸਤੇ ਇਸਤੇਮਾਲ ਕੀਤੀ ਜਾਂਦੀ ਹੈ। ਜਦੋਂ ਅਜਿਹਾ ਹੋਵੇ ਤਾਂ ਪਤਲਾ ਨੱਟ ਜੁੜਨ ਵਾਲੀ ਸਤਹ ਦੇ ਨੇੜੇ ਹੋਵੇ ਅਤੇ ਮੌਟੇ ਨੱਟ ਦੇ ਨਾਲ ਕੱਸਿਆ ਜਾਵੇ। ਜੇਕਰ ਇਹ ਮੌਟੇ ਨੱਟ ਦੇ ਉਪਰ ਕੱਸਿਆ ਜਾਵੇ ਤਾਂ ਇਹ ਆਪਣੀ ਸਮਰੱਥਾ ਤੋਂ ਜ਼ਿਆਦਾ ਭਾਰ ਹੇਠ ਆ ਜਾਵੇਗਾ।
ਨਾਈਲੋਨ ਇੰਸਰਟ ਜੈਮ ਲੋਕ		ਚੂੜੀਆਂ ਨੂੰ ਨਾਈਲੋਨ ਇੰਸਰਟ ਦੇ ਵਿੱਚ ਹੀ ਢਾਲ੍ਹਿਆ ਜਾਂਦਾ ਹੈ ਜੋ ਬੋਲਟ ਨੂੰ ਉਸੇ ਬਾਈਂ ਲੋਕ/ਜਾਮ ਕਰ ਦਿੰਦੀਆਂ ਹਨ। ਇਹ ਬਾਹਰ ਤੋਂ ਹੈਕਸ ਆਕਾਰ ਦੇ ਧਾਰੂ ਨੂੰ ਢਾਲ ਕੇ ਬਣਾਏ ਜਾਂਦੇ ਹਨ। ਜਿਸਨੂੰ ਆਸਾਨੀ ਨਾਲ ਰੈਂਚ ਜਾਂ ਸਾਕਟ ਨਾਲ ਘੁਮਾਇਆ ਜਾ ਸਕਦਾ ਹੈ। ਇਹ ਨੱਟ ਵਿੱਚ ਨਾਈਲੋਨ ਇੰਸਰਟ ਨੱਟ ਨੂੰ ਢਿੱਲਾ ਹੋਣ ਤੋਂ ਰੋਕਦੀ ਹੈ।
(Wing) ਵਿੰਗ		ਵਿੰਗ ਨੱਟ ਦੀ ਉਹ ਕਿਸਮ ਹੁੰਦੀ ਹੈ ਜਿਸਦੇ ਦੋਹਾਂ ਪਾਸਿਆਂ ਤੇ ਦੋ ਵੱਡੇ ਧਾਰੂ ਦੇ "ਵਿੰਗਸ" (ਪੰਖ) ਹੁੰਦੇ ਹਨ ਤਾਂ ਜੋ ਇਸਨੂੰ ਬਿਨਾਂ ਕਿਸੇ ਅੰਜਾਰ ਦੀ ਵਰਤੋਂ ਕੀਤੇ ਆਸਾਨੀ ਨਾਲ ਕੱਸਿਆ ਅਤੇ ਢਿੱਲਾ ਕੀਤਾ ਜਾ ਸਕੇ।
ਕੈਪ ਨੱਟ (Cap Nut)		ਕੈਪ ਨੱਟ ਥੱਲੇ ਚੂੜੀ ਵਾਲੇ ਸਟੈਂਡ, ਰਾਡ ਅਤੇ ਬੋਲਟ ਦੇ ਸਿਰਿਆਂ ਨੂੰ ਗੁੰਬਦ ਆਕਾਰ ਦੇ ਕੈਪ ਨਾਲ ਢਕਣ ਲਈ ਵਰਤੇ ਜਾਂਦੇ ਹਨ। ਇਹ ਖੁੱਲ੍ਹੇ ਸਿਰੇ ਨੂੰ ਸੁਰੱਖਿਆ ਅਤੇ ਵਧੀਆ ਦਿੱਖ ਪ੍ਰਦਾਨ ਕਰਦੇ ਹਨ।

ਏਕੋਰਨ (Acorn)		ਇਸ ਨੱਟ ਉੱਪਰ ਗੁੰਬਦ ਹੁੰਦਾ ਹੈ ਜੋ ਚੂੜੀ ਨੂੰ ਕਿਸੇ ਬਾਹਰੀ ਚੂੜੀ ਨਾਲ ਸਪਰਸ਼ ਤੋਂ ਬਚਾਉਂਦਾ ਹੈ।
ਫਲੈਂਜ਼ (Flange)		ਵੱਡਾ ਗੋਲਾਕਾਰ ਆਧਾਰ ਵੱਧ ਦਬਾਅ ਨੂੰ ਬਿਖੇਰ ਕੇ (ਬਰਾਬਰ) ਇੱਕ ਸੁਰੱਖਿਅਤ ਪਕੜ ਨੂੰ ਮਹੁੱਈਆ ਕਰਵਾਉਂਦਾ ਹੈ। ਵੱਡੇ ਆਧਾਰ ਨੂੰ ਢਿੱਲਾ ਕਰਨ ਲਈ ਜਿਆਦਾ ਮਾਤਰਾ ਵਿੱਚ ਟੌਰਕ (ਯੁਮਾਅ ਸ਼ਕਤੀ) ਦੀ ਜ਼ਰੂਰਤ ਪੈਂਦੀ ਹੈ ਅਤੇ ਇੱਕ ਵੱਡੇ ਜਾਂ ਗਲਤ ਸੇਧ ਵਾਲੇ ਛੋਕ ਨੂੰ ਢੱਕਦਾ ਹੈ।
ਟੀ (Tee)		ਟੀ ਨੱਟ ਅੰਦਰੂਨੀ ਚੂੜੀ ਵਾਲੇ ਫਾਸਟਨਰ ਹੁੰਦੇ ਹਨ ਜਿਹੜੇ ਲੱਕੜ ਪਲਾਸਟਿਕ ਜਾਂ ਪਾਰਟੀਕਲ ਬੋਰਡ ਨੂੰ ਕੱਸਣ ਲਈ ਵਰਤੇ ਜਾਂਦੇ ਹਨ। ਇਹਨਾਂ ਦੀ ਇੱਕ ਵੱਡੀ, ਪਤਲੀ ਬਾਡੀ ਹੁੰਦੀ ਹੈ ਜਿਸਦੇ ਇੱਕ ਸਿਰ ਤੇ ਦੰਦੇਦਾਰ ਫਲੈਂਜ਼ ਹੁੰਦੀ ਹੈ। ਇਹ ਦੰਦੇ 3 ਜਾਂ 4 ਹੋ ਸਕਦੇ ਹਨ।
ਚੌਰਸ (Square)		ਇਹ ਇੱਕ ਚਾਰ-ਭੁਜਾਵਾਂ ਵਾਲਾ ਨੱਟ ਹੁੰਦਾ ਹੈ। ਸਟੈਂਡਰਡ ਹੈਕਸ ਨੱਟ ਦੇ ਮੁਕਾਬਲੇ ਇਸਦੀ ਵੱਡੀ ਸਤਹ ਕੱਸੇ ਜਾਣ ਵਾਲੇ ਹਿੱਸੇ ਦੇ ਸੰਪਰਕ ਵਿੱਚ ਆਉਂਦੀ ਹੈ ਅਤੇ ਜਿਸ ਕਰਕੇ ਇਹ ਢਿੱਲਾ ਹੋਣ ਤੋਂ ਜਿਆਦਾ ਰੋਧਕਤਾ ਪ੍ਰਦਾਨ ਕਰਦੀ ਹੈ। ਚੌਰਸ ਨੱਟ ਹਮੇਸ਼ਾ ਚੌਰਸ ਹੈਂਡ ਵਾਲੇ ਬੋਲਟ ਨਾਲ ਲਗਾਇਆ ਜਾਂਦਾ ਹੈ।
ਪ੍ਰਚਲਿਤ ਟੌਰਕ ਲੌਕ (Prevailing Torque Lock)		ਇਹ ਨੱਟ ਦੀ ਉਹ ਕਿਸਮ ਜਿਸ ਵਿੱਚ ਪ੍ਰੀਵੇਲਿੰਗ ਟੌਰਕ ਹੁੰਦਾ ਹੈ ਜੋ ਇਸਨੂੰ ਆਪਣੇ-ਆਪ ਮੁੱਲਣ ਤੋਂ ਰੋਕਦਾ ਹੈ। ਇਸਦੀਆਂ ਮੁੱਖ ਤੌਰ ਤੇ ਦੋ ਕਿਸਮਾਂ ਹੁੰਦੀਆਂ ਹਨ। ਪੂਰੀ ਧਾਰੂ ਅਤੇ ਜਾਂ ਨਾਈਲੌਨ ਇੰਸਰਟ। ਧਾਰੂ ਵਾਲੇ ਨੱਟ ਉੱਪਰਲੀਆਂ ਚੂੜੀਆਂ ਨੂੰ ਕਿਸੇ ਤਰੀਕੇ ਨਾਲ ਖਰਾਬ ਕਰਕੇ ਪ੍ਰੀਵੇਲਿੰਗ ਟੌਰਕ ਬਣਾ ਲੈਂਦੇ ਹਨ। ਜਦਕਿ ਨਾਈਲੌਨ ਇੰਸਰਟ ਵਾਲੇ, ਨਾਈਲੌਨ ਇੰਸਰਟ ਦਾ ਇਸਤੇਮਾਲ ਪ੍ਰੀਵੇਲਿੰਗ ਟੌਰਕ ਲਈ ਕਰਦੇ ਹਨ।
K-ਲੌਕ ਜਾਂ ਕੈਪ (Kep)		ਕੈਪ ਨੱਟ ਜਿਸਨੂੰ K-ਨੱਟ ਜਾਂ ਵਾਸ਼ਰ ਨੱਟ ਵੀ ਕਹਿੰਦੇ ਹਨ ਜਿਸਦੇ ਨਾਲ ਫਰੀ ਸਪੀਨਿੰਗ ਵਾਸ਼ਰ ਲੱਗੀ ਹੁੰਦੀ ਹੈ। ਇਹ ਅਸੈਂਬਲੀ ਨੂੰ ਹੋਰ ਆਸਾਨ ਕਰ ਦਿੰਦੀ ਹੈ। ਆਮ ਵਾਸ਼ਰ ਦੀਆਂ ਕਿਸਮਾਂ ਹਨ ਸਟਾਰ-ਟਾਈਪ ਲੌਕ ਵਾਸ਼ਰ, ਕੋਨੀਕਲ ਅਤੇ ਫਲੈਟ ਵਾਸ਼ਰ।
ਕਪਾਲਿੰਗ (Coupling)		ਇਹ ਦੋ ਚੂੜੀਦਾਰ ਵਸਤੂਆਂ ਨੂੰ ਆਪਸ ਵਿੱਚ ਜੋੜਨ ਲਈ ਡਿਜਾਈਨ ਕੀਤੀ ਜਾਂਦੀ ਹੈ। ਆਮ ਕਰਕੇ ਚੂੜੀ ਵਾਲੀ ਗਡ ਨੂੰ।
ਸਲੋਟਿਡ (Slotted)		ਸਲੋਟਿਡ ਹੈਕਸ ਨੱਟ ਉਹ ਹੈਕਸ ਨੱਟ ਹੁੰਦੇ ਹਨ ਜਿਸਦੇ ਉੱਪਰਲੀ ਪਾਸੇ ਤੋਂ ਸਲੋਟ ਕੱਟੇ ਜਾਂਦੇ ਹਨ। ਇਹ ਸਲੋਟ ਕੋਟਰ ਪਿਨ ਇੰਸਰਟ/ਧੱਕਣ ਲਈ ਵਰਤੇ ਜਾਂਦੇ ਹਨ। ਇਹ ਹੋਰ ਕਈ ਕਾਰਜਾਂ ਪਰੰਤੂ ਖਾਸ ਕਰਕੇ ਆਟੋਮੋਟਿਵ ਬੈਰਿੰਗ/ਵੀਲ ਹੱਥ ਦੀ ਸਪਿੰਡਲ ਦੀ ਅਸੈਂਬਲੀ ਕਰਨ ਲਈ ਵਰਤੇ ਜਾਂਦੇ ਹਨ।

ਕਾਸਲ (Castle)		ਇਸ ਨੱਟ ਦੇ ਇੱਕ ਸਿਰੇ ਤੇ ਸਲੋਟ ਕੀਤੇ ਜਾਂਦੇ ਹਨ। ਬੋਲਟ ਜਾਂ ਐਕਸਲ ਦੇ ਚੂੜੀ ਵਾਲੇ ਸਿਰੇ ਇੱਕ ਜਾਂ ਦੋ ਛੇਕ ਕੀਤੇ ਜਾਂਦੇ ਹਨ। ਨੱਟ ਨੂੰ ਉਸ ਉਪਰ ਚੰਗੀ ਤਰ੍ਹਾਂ ਕੱਸ ਕੇ ਉਸਦੇ ਛੇਕ ਨੂੰ ਬੋਲਟ ਦੇ ਛੇਕ ਨਾਲ ਮਿਲਾਇਆ ਜਾਂਦਾ ਹੈ। ਫਿਰ ਉਸ ਛੇਕ ਵਿੱਚੋਂ ਸਪਲਿਟ ਪਿੰਨ ਜਾਂ ਸੁਰੱਖਿਆ ਤਾਰ ਪਾ ਦਿੱਤੀ ਜਾਂਦੀ ਹੈ। ਇਹ ਇੱਕ ਸਕਾਰਾਤਮਕ ਲੋਕਿੰਗ ਯੰਤਰ ਹੈ। ਇਸ ਤਰ੍ਹਾਂ ਦੇ ਨੱਟ ਘੱਟ ਟੌਰਕ ਵਾਲੇ ਕਾਰਜਾਂ ਜਿਵੇਂ ਕਿ ਪਹੀਏ ਨੂੰ ਆਪਣੀ ਜਗ੍ਹਾਂ ਤੇ ਸਥਿਰ ਰੱਖਣ ਲਈ ਵਰਤੇ ਜਾਂਦੇ ਹਨ।
------------------	---	--

**ਸੈਕਾਨਡ-2 : ਆਟੋਮੋਟਿਵ ਨੱਟ****ਉ ਅਭਿਆਸ : ਅਸਾਈਨਮੈਂਟ (ਕੰਮ)**

1. ਵਾਹਨ ਵਿੱਚ ਵਰਤੇ ਜਾਣ ਵਾਲੇ ਨੱਟ ਦੀਆਂ ਕਿਸਮਾਂ ਦੀ ਸੂਚੀ ਬਣਾਓ ਅਤੇ ਉਹਨਾਂ ਦੀਆਂ ਵਿਸ਼ੇਸ਼ਤਾਵਾਂ ਵੀ ਲਿਖੋ।

ਲੜੀ ਨੰ.:	ਬੋਲਟ ਦੀ ਕਿਸਮ	ਵਿਸ਼ੇਸ਼ਤਾਵਾਂ
1		
2		
3		
4		

2. ISO ਮੈਟ੍ਰਿਕ ਨੱਟ ਦੇ ਪ੍ਰੋਫਾਈਲ ਨੂੰ ਦਰਸਾਉਂਦਾ ਪੋਸਟਰ ਬਣਾਓ


**ਸੈਕਾਨਡ-2 ਆਟੋਮੋਟਿਵ ਨੱਟ**

ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਉ

(ਲੋੜ ਪੈਣ ਤੇ ਵਾਧੂ ਸ਼ੀਟਾਂ ਦੀ ਵਰਤੋਂ ਕਰੋ)

**ਉ ਖਾਲੀ ਥਾਵਾਂ ਭਰੋ**

1. ਨੱਟ ਫਾਸਟਨਰ ਦੀ ਉਹ ਕਿਸਮ ਹੈ ਜਿਸਦੇ ..... ਛੇਕ ਹੁੰਦਾ ਹੈ।
2. ਦੋ ਧਾਤੂ ਦੇ ਹਿੱਸਿਆਂ ਨੂੰ ਜੋੜਨ ਲਈ ਕੱਟ ..... ਉੱਤੇ ਕੱਸਿਆ ਜਾਂ ਚੜਾਇਆ ਜਾਂਦਾ ਹੈ।
3. ਬੋਲਟ ਅਤੇ ਨੱਟ ਦੀ ..... ਇੱਕੋ ਹੋਣੀ ਚਾਹੀਦੀ ਹੈ ਨਹੀਂ ਤਾਂ ਨੱਟ ਬੋਲਟ ਉੱਤੇ ..... ਨਹੀਂ ਕੀਤਾ ਜਾ ਸਕਦਾ।

4. ਨੱਟ ਦੇ ਖੱਬੇ ਜਾਂ ਸੱਜੇ ਹੱਥ ..... ਹੋ ਸਕਦੀ ਹੈ।  
 5. ਹੈਕਸਾਗੋਨਲ ਨੱਟ ਧਾਤੂ ਫਾਸਟਨਰ ਦੀ ਉਹ ਕਿਸਮ ਹੈ ਜਿਸਦੀਆਂ ..... ਭੁਜਾਵਾਂ ਹੁੰਦੀਆਂ ਹਨ।

### ਸੈਸ਼ਨ-2 ਆਟੋਮੋਟਿਵ ਨੱਟ

ਹੇਠਾਂ ਦਿੱਤੀ ਚੈਕਲਿਸਟ ਵੇਖੋ ਜੇਕਰ ਤੁਸੀਂ ਆਟੋਮੋਟਿਵ ਨੱਟ ਦੀਆਂ ਸਾਰੀਆਂ ਜਰੂਰਤਾਂ ਪੂਰੀਆਂ ਕਰ ਲਈਆਂ ਹਨ।

#### ਭਾਗ ਓ

- ਵਾਹਨ ਵਿੱਚ ਵਰਤੇ ਜਾਂਦੇ ਆਟੋਮੋਟਿਵ ਨੱਟ ਨੂੰ ਸਮਝਣ ਅਤੇ ਪਰਖਣ ਦੇ ਯੋਗ।

#### ਭਾਗ ਅ

ਜਮਾਤ ਵਿੱਚ ਹੇਠ ਲਿਖੇ ਉੱਤੇ ਵਿਚਾਰ ਕਰੋ

- ਨੱਟ ਦੀ ਮਹੱਤਤਾ ਬਿਆਨ ਕਰੋ।
- ਨੱਟਾਂ ਦੇ ਚਾਰ ਜਾਂ ਛੇ ਫੇਸ (ਚਿਹਰੇ) ਕਿਉਂ ਹੁੰਦੇ ਹਨ।
- ਨੱਟ ਵਿੱਚ ਚੂੜੀ ਦੀ ਕੀ ਮਹੱਤਤਾ ਹੁੰਦੀ ਹੈ ਅਤੇ ਚੂੜੀਆਂ ਕਿਉਂ ਮਹੱਤਵਪੂਰਨ ਹਨ ?
- ਬੋਲਟ ਅਤੇ ਨੱਟ ਵਿੱਚ ਅੰਤਰ ਸਪਸ਼ਟ ਕਰੋ।
- ISO ਮੈਟ੍ਰਿਕ ਚੂੜੀ ਤੋਂ ਤੁਹਾਡਾ ਕੀ ਭਾਵ ਹੈ ?
- ਨੱਟ ਦੀਆਂ ਵੱਖ-2 ਕਿਸਮਾਂ ਦੇ ਨਾਂ ਦੱਸੋ
- ਮਸੀਨੀ ਪੇਚਾਂ ਦੀਆਂ ਵੱਖ-2 ਕਿਸਮਾਂ ਦੇ ਨਾਂ ਦੱਸੋ।

ਇਸ ਮੁਲਾਂਕਣ ਵਿੱਚ ਵਰਤੇ ਗਏ ਕਾਰਗੁਜ਼ਾਰੀ ਮਾਪਦੰਡ

ਕਾਰਗੁਜ਼ਾਰੀ ਮਾਪਦੰਡ	ਹਾਂ	ਨਾਂ
ਬੋਲਟ ਦੀ ਫਾਸਟਨਰ ਪੱਖੋਂ ਮਹੱਤਤਾ ਧਿਆਨ ਕਰਨ ਦੇ ਯੋਗ		
ਨੱਟ ਦੀਆਂ ਵੱਖ-2 ਕਿਸਮਾਂ ਪਰਖਣ ਦੇ ਯੋਗ		
ਹੱਥ ਵਾਲੇ ਅੰਜਾਰਾਂ ਦੀ ਵਰਤੋਂ ਕਰਕੇ ਵੱਖ-2 ਤਰ੍ਹਾਂ ਦੇ ਨੱਟ ਨੂੰ ਕੱਸਣ ਅਤੇ ਢਿੱਲਾ ਕਰਨ ਦੇ ਯੋਗ		

### ਸੈਸ਼ਨ-3 ਆਟੋਮੋਟਿਵ ਸਟੱਡ

#### ਸਬੰਧਤ ਜਾਣਕਾਰੀ

ਸਟੱਡ, ਮਕੈਨੀਕਲ, ਫਾਸਟਨਰਜ਼ ਹੁੰਦੇ ਹਨ ਜਿਸਦੇ ਇੱਕ ਜਾਂ ਦੋਹਾਂ ਸਿਰਿਆਂ ਤੇ ਚੂੜੀਆਂ ਹੁੰਦੀਆਂ ਹਨ। ਇੱਕ ਸਿਰੇ ਨੂੰ ਵਸਤੂ ਦੇ ਨਾਲ ਜੋੜਿਆ ਜਾਂਦਾ ਹੈ ਤੇ ਦੂਸਰੇ ਸਿਰੇ ਨੂੰ ਨੱਟ ਨਾਲ। ਆਟੋਮੋਟਿਵ ਸਟੱਡਾਂ ਨੂੰ ਆਮ ਤੌਰ ਤੇ ਦੋ ਮੂੰਹਾਂ ਵਾਲੇ ਆਟੋਮੋਬਾਈਲ ਫਾਸਟਨਰ ਵੀ ਕਿਹਾ ਜਾਂਦਾ ਹੈ। ਆਟੋਮੋਟਿਵ ਸਟੱਡਾਂ ਨੂੰ ਬਿਨਾ ਚੂੜੀ ਵਾਲੀ ਸ਼ੈਂਕ ਦੇ ਨਾਲ ਕੱਸਿਆ ਜਾਂਦਾ ਹੈ। ਆਟੋਮੋਟਿਵ ਇੰਡਸਟਰੀ ਦੇ ਵਿਕਾਸ ਦੇ ਨਾਲ ਕਈ ਤਰ੍ਹਾਂ ਦੇ ਆਟੋਮੋਟਿਵ ਫਾਸਟਨਰ ਬਣਾਉਣ ਅਤੇ ਸਪਲਾਈ ਕਰਨ ਵਾਲੇ ਆਟੋਮੋਟਿਵ ਸਟੱਡਾਂ ਨੂੰ ਕਈ ਨਵੇਂ ਪਦਾਰਥਾਂ ਦੇ ਨਾਲ ਬਣਾ ਕੇ ਲੈ ਕੇ ਆ ਰਹੇ ਹਨ।

ਸਟੱਡ (ਚਿੱਤਰ-11) ਦੀ ਵਰਤੋਂ ਲੋਹੇ ਦੇ ਭਾਗਾਂ ਨੂੰ ਜੋੜਨ ਲਈ ਕੀਤੀ ਜਾਂਦੀ ਹੈ। ਕੱਚੇ ਲੋਹੇ ਵਿੱਚ ਲਚੀਲਾਪਨ ਬਹੁਤ ਘੱਟ ਹੁੰਦਾ ਹੈ ਅਤੇ ਸੈਟ ਸਕਿਊਰਿਟੀ ਨੂੰ ਇਸ ਵਿੱਚ ਜਿਆਦਾ ਕੱਸਣ ਨਾਲ ਚੂੜੀ ਨੂੰ ਖਰਾਬ ਕਰਦਾ ਹੈ ਤੇ ਕਾਸਟਿੰਗ ਨੂੰ ਸਦੀਵੀ ਨੁਕਸਾਨ ਵੀ ਪਹੁੰਚ ਸਕਦਾ ਹੈ। ਸਟੱਡ ਨੂੰ ਪਹਿਲਾਂ ਕਾਸਟਿੰਗ ਦੇ ਵਿੱਚ ਕੱਸਿਆ ਜਾਂਦਾ ਹੈ ਅਤੇ ਫਿਰ ਹਲਕੇ ਸਟੀਲ ਦੇ ਨੱਟ ਦੀ ਵਰਤੋਂ ਕਰਕੇ ਜਿਆਦਾ ਕਸਣ ਨਾਲ ਨੁਕਸਾਨ ਸਟੱਡ ਜਾਂ ਨੱਟ ਨੂੰ ਹੋਵੇਗਾ ਨਾ ਕਿ ਕਾਸਟਿੰਗ ਨੂੰ। ਜਿਆਦਾ ਦਬਾਅ ਵਾਲੇ ਕਾਰਜਾਂ ਵਿੱਚ ਸਟੱਡ ਗੈਸ-ਬੰਦ ਅਤੇ ਪਾਣੀ ਬੰਦ ਨੂੰ ਯਕੀਨੀ ਬਣਾਉਂਦੇ ਹਨ। ਮੋਟਰ ਕਾਰ ਦੇ ਇੰਜਣ ਵਿੱਚ ਸਟੱਡ ਸਿਲੰਡਰ ਹੈਂਡ ਨੂੰ ਸਿਲੰਡਰ ਬਲੋਕ ਦੇ ਨਾਲ ਪਕੜ ਕੇ ਰੱਖਣ ਲਈ ਵਰਤੇ ਜਾਂਦੇ ਹਨ। ਸਿਲੰਡਰ ਅਤੇ ਹੈਂਡ ਦਾ ਜੋੜ ਅਸਥਾਈ ਹੀ ਹੋਣਾ ਚਾਹੀਦਾ ਹੈ, ਕਿਉਂਕਿ ਇਸਦੀ ਰਿਪੋਰਟ ਲਈ ਇਸਨੂੰ ਹਟਾਉਣ ਦੀ ਜ਼ਰੂਰਤ ਪੈਂਦੀ ਹੈ। ਇਹਨਾਂ ਦੀ ਵਰਤੋਂ ਦੇ ਆਧਾਰ ਤੇ ਆਟੋਮੋਟਿਵ ਸਟੱਡ ਨੂੰ ਇੰਜਨ ਸਟੱਡ, ਪਹੀਆ ਸਟੱਡ ਅਤੇ ਸਟੇਨਲੈਸ ਸਟੀਲ ਸਟੱਡ ਵਿੱਚ ਵੰਡਿਆ ਜਾਂਦਾ ਹੈ।

ਸਮੱਗਰੀ ਦੇ ਆਧਾਰ ਤੇ ਆਟੋਮੋਬਾਈਲ ਸਟੱਡ ਕਈ ਕਿਸਮਾਂ ਦੇ ਹੋ ਸਕਦੇ ਹਨ ਜਿਵੇਂ ਕਿ ਪਿੱਤਲ ਦੇ ਸਟੱਡ, ਤਾਂਬੇ ਦੇ ਸਟੱਡ, ਪਲਾਸਟਿਕ ਦੇ ਸਟੱਡ, ਨਾਈਲੋਨ ਸਟੱਡ, ਐਲੂਮੀਨੀਅਮ ਸਟੱਡ, ਬਰਾਨਜ਼ ਸਟੱਡ ਅਤੇ ਟਾਈਟੇਨੀਅਮ ਸਟੱਡ।

#### ਪਹੀਆ ਸਟੱਡ

ਪਹੀਏ ਵਾਲੇ ਸਟੱਡ ਉਹ ਚੂੜੀਦਾਰ ਫਾਸਟਨਰ ਹੁੰਦੇ ਹਨ ਜੋ ਆਟੋਮੋਬਾਈਲਾਂ ਦੇ ਪਹੀਏ ਤੇ ਲਗਾਏ ਜਾਂਦੇ ਹਨ। ਇਹ ਅਰਧ ਸਥਾਈ ਤੌਰ ਤੇ ਸਿੱਧੇ ਬਰੇਕ ਡਰਮ ਜਾਂ ਬਰੇਕ ਡਿਸਕ ਦੁਆਰਾ ਪਹੀਏ ਦੀ ਹੱਥ ਤੇ ਲਗਾਏ ਜਾਂਦੇ ਹਨ। ਪਹੀਏ ਨੂੰ ਜਕੜਨ ਲਈ ਲੱਗ ਨੱਟ ਪਹੀਆ ਸਟੱਡ ਉੱਤੇ ਲਗਾਏ ਜਾਂਦੇ ਹਨ। (ਚਿੱਤਰ-12) ਜਦੋਂ ਟਾਈਰ ਬਦਲਣ ਦੇ ਲਈ ਪਹੀਏ ਨੂੰ ਉਤਾਰਿਆ ਜਾਂਦਾ ਹੈ ਤਾਂ ਸਟੱਡ ਹੱਥ ਦੇ ਵਿੱਚ ਹੀ ਰਹਿੰਦੇ ਹਨ। ਕਈ ਆਟੋਮੋਬਾਈਲਾਂ ਦੇ ਪਹੀਆ ਹੱਥ ਵਿੱਚ ਅਲੱਗ ਕੀਤੇ ਜਾ ਸਕਣ ਵਾਲੇ ਬੋਲਟ ਲੱਗੇ ਹੁੰਦੇ ਹਨ। ਬੋਲਟ ਦੀ ਜਗਹ ਸਟੱਡ ਲਗਾਉਣ ਦਾ ਇਹ ਫਾਇਦਾ ਹੁੰਦਾ ਹੈ ਕਿ

ਇਹਨਾਂ ਨਾਲ ਟਾਈਰ ਨੂੰ ਅਸਾਨੀ ਨਾਲ ਬਦਲਿਆ ਜਾ ਸਕਦਾ ਹੈ ਕਿਉਂਕਿ ਇਸ ਨਾਲ ਪਹੀਏ ਅਤੇ ਟਾਈਰ ਦੀ ਅਸੰਬਲੀ ਠੀਕ ਰਹਿੰਦੀ ਹੈ ਤੇ ਪਹੀਏ ਨੂੰ ਬਾਰ-2 ਸੰਭਾਲਣ ਦੀ ਜ਼ਰੂਰਤ ਨਹੀਂ ਪੈਂਦੀ। ਕਈ ਪਹੀਏ ਜਿਹੜੇ ਬੋਲਟ ਦੀ ਵਰਤੋਂ ਕਰਦੇ ਹਨ ਉਹਨਾਂ ਵਿੱਚ ਇਕ ਜਾਂ ਵੱਧ ਲੋਕੋਟਰ ਪਿਨ ਲੱਗੇ ਹੁੰਦੇ ਹਨ। ਪਹੀਏ ਨੂੰ ਇਹਨਾਂ ਪਿੰਨਾਂ ਤੇ ਲਿਫਟ ਕੀਤਾ ਜਾਂਦਾ ਹੈ ਅਤੇ ਫਿਰ ਬੋਲਟ ਧੱਕੇ ਜਾਂ ਇੰਸਰਟ ਕੀਤੇ ਜਾਂਦੇ ਹਨ। ਜਦੋਂ ਇਕ ਵਾਰੀ ਬੋਲਟ ਕੱਸੇ ਜਾਣ ਅਤੇ ਪਹੀਆ ਪੂਰੀ ਤਰ੍ਹਾਂ ਇੰਸਟਾਲ ਹੋ ਜਾਵੇ ਤਾਂ ਫਿਰ ਵਾਹਨ ਚਲਾਉਣ ਵੇਲੇ ਉਹਨਾਂ ਪਿੰਨਾਂ ਦਾ ਕੋਈ ਕੰਮ ਨਹੀਂ ਹੁੰਦਾ।



ਚਿੱਤਰ-11



ਚਿੱਤਰ-12

## ਪਹੀਏ ਦੇ ਸਟੱਡ ਦੀਆਂ ਕਿਸਮਾਂ

ਪਹੀਏ ਦੇ ਸਟੱਡ ਬਦਲੇ ਜਾ ਸਕਦੇ ਹਨ ਅਤੇ ਇਹ ਦੋ ਕਿਸਮਾਂ ਦੇ ਹੁੰਦੇ ਹਨ- ਧੱਕਣ ਵਾਲੇ ਅਤੇ ਕੱਸਣ ਵਾਲੇ (Press in and Screw in) ਸਟੱਡਾਂ ਦੀ ਵੈਲਡਿੰਗ ਸੰਭਵ ਹੁੰਦੀ ਹੈ ਪਰ ਇਹ ਕੀਤੀ ਨਹੀਂ ਜਾਂਦੀ।

### ਕਸਣ ਵਾਲੇ

ਹੱਥ ਤੇ ਲੱਗੇ ਕਸਣ ਵਾਲੇ ਸਟੱਡ (ਚਿੱਤਰ-13) ਉੱਤੇ ਚੂੜੀ ਵਾਲੇ ਬੋਲਟ ਨੂੰ ਕੱਸਿਆ ਜਾਂਦਾ ਹੈ। ਜਿਹੜਾ ਸਿਰਾ ਹੱਥ ਉੱਤੇ ਕੱਸਿਆ ਜਾਂਦਾ ਹੈ ਉਹ ਜਾਂ ਤਾਂ ਹਾਈ ਟੋਲਰੇਸ਼ਨ ਫਿਟ ਚੂੜੀ ਹੁੰਦੀ ਹੈ ਜਾਂ ਉਹ ਬਰੈਡ ਲੈਕਿੰਗ ਤਰਲ ਕੈਮੀਕਲ/ ਰਸਾਇਣ (Thread Locking Liquid Chemical) ਦੇ ਨਾਲ ਲਗਾਈ ਜਾਂਦੀ ਹੈ ਤਾਂ ਜੋ ਲੱਗ (Lug) ਨੱਟ ਹਟਾਉਣ ਤੋਂ ਬਾਅਦ ਹੱਥ ਵਿੱਚ ਪਿੱਛੇ ਨੂੰ ਨਾ ਆਵੇ।



Fig-131 screw-in type stud

### ਪੱਕਣ ਵਾਲੇ

ਪੱਕਣ ਵਾਲੇ ਸਟੱਡ (ਚਿੱਤਰ-14) ਡਿਸਕ ਜਾਂ ਡਰਮ ਹੱਥ ਦੇ ਪਿਛਲੇ ਪਾਸੇ ਤੋਂ ਲਗਾਏ ਜਾਂਦੇ ਹਨ ਅਤੇ ਲਗਾਉਣ ਲਈ ਵਾਹਨ ਤੋਂ ਹੱਥ ਨੂੰ ਹਟਾਉਣ ਦੀ ਜਰੂਰਤ ਪੈਂਦੀ ਹੈ। ਇਸ ਵਿੱਚ ਇੱਕ ਚੂੜੀਦਾਰ ਹਿੱਸਾ ਅਤੇ ਇੱਕ ਵੱਡੇ ਵਿਆਸ ਵਾਲਾ ਸੈਕਸ਼ਨ, ਜਿਸਨੂੰ ਨਰਲ (Knurl) ਕਿਹਾ ਜਾਂਦਾ ਹੈ, ਜਿਸ ਉੱਤੇ ਘੁੰਮਣ ਤੋਂ ਬਚਾਉਣ ਲਈ ਸਪਲਾਈਨਾਂ ਬਣਾਈਆਂ ਜਾਂਦੀਆਂ ਹਨ। ਨਰਲ ਦਾ ਵਿਆਸ ਹੱਥ ਦੇ ਛੇਕ ਦੇ ਵਿਆਸ ਨਾਲੋਂ ਵੱਡਾ ਹੋਣ ਕਰਕੇ, ਸਟੱਡ ਨੂੰ ਬਿਠਾਉਣ ਦੇ ਲਈ ਪ੍ਰੈਸ ਫਿਟ ਦੀ ਜਰੂਰਤ ਪੈਂਦੀ ਹੈ। ਸਟੱਡ ਨੂੰ ਹੱਥ ਤੋਂ ਬਚਾਉਣ ਦੇ ਲਈ ਉਸਦੇ ਸਿਰੇ ਤੇ ਇੱਕ ਵੱਡੇ ਵਿਆਸ ਦਾ ਸਟੌਪ (Stop) ਲਗਾ ਦਿੱਤਾ ਜਾਂਦਾ ਹੈ।



Fig-14 press-in type stud

ਜਿਆਦਾਤਰ ਪੱਕਣ ਵਾਲੇ ਸਟੱਡ ਡਿਜਾਇਨ ਕੀਤੇ ਜਾਂਦੇ ਹਨ ਅਤੇ ਬਿਨਾਂ ਕਿਸੇ ਨੁਕਸਾਨ ਤੋਂ ਉਹਨਾਂ ਨੂੰ ਬਿਠਾਉਣ ਲਈ ਮਕੈਨੀਕਲ ਜਾਂ ਹਾਈਡ੍ਰੋਲਿਕ ਪ੍ਰੈਸ ਦੇ ਨਾਲ ਇੰਸਟਾਲ ਕੀਤੇ ਜਾਂ ਲਗਾਏ ਜਾਂਦੇ ਹਨ। ਇਹ ਵੀ ਸੰਭਵ ਹੈ ਕਿ ਹੱਥ ਦੇ ਵਿੱਚ ਧਕੇਲਨ ਦੇ ਲਈ ਇੱਕ ਵਾਸ਼ਰ ਅਤੇ ਬਾਹਰ ਖਿੱਚਣ ਲਈ ਨੱਟ ਦਾ ਪ੍ਰਯੋਗ ਕੀਤਾ ਜਾ ਸਕਦਾ ਹੈ। ਅਜਿਹਾ ਕਰਨ ਵੇਲੇ ਇੰਸਟਾਲਰ ਇਹ ਯਕੀਨੀ ਕਰੇ ਕਿ ਸਟੱਡ ਪੂਰੀ ਤਰ੍ਹਾਂ ਬੈਠ ਜਾਵੇ ਅਤੇ ਸਟੱਡ ਦੇ ਚੂੜੀ ਵਾਲੇ ਹਿੱਸੇ ਨੂੰ ਕੋਈ ਵੀ ਨੁਕਸਾਨ ਨਾ ਪਹੁੰਚੇ। ਜਦ ਕਈ ਗੈਰੇਜ ਮਕੈਨਕਾਂ ਦੁਆਰਾ ਆਮ ਤਰੀਕਾ ਇਸਤੇਮਾਲ ਕੀਤਾ ਜਾਂਦਾ ਹੈ, ਤਾਂ ਇਹ ਤਰੀਕਾ ਸਟੱਡ ਉੱਤੇ ਜਿਆਦਾ ਦਬਾਅ ਪੈਦਾ ਕਰਦਾ ਹੈ ਅਤੇ ਇਸ ਵਿੱਚ ਖਿੱਚ ਇੰਜਣ ਸਟੱਡ ਪੈਦਾ ਕਰਕੇ ਇਸ ਨੂੰ ਪੱਕੇ ਤੌਰ ਤੇ ਇੰਜਣ ਸਟੱਡ ਨੁਕਸਾਨ ਪਹੁੰਚਾ ਸਕਦਾ ਹੈ।

### ਮੇਨ ਸਟੱਡ

ਕਾਰਗੁਜਾਰੀ ਜਾਂ ਹੈਵੀ ਡਿਊਟੀ ਕਾਰਜਾਂ ਲਈ (ਚਿੱਤਰ-15) ਮੇਨ ਕੈਪ ਬੋਲਟਾਂ ਦੀ ਜਗ੍ਹਾਂ ਜੇਕਰ ਸੰਭਵ ਹੋਵੇ ਤਾਂ ਸਟੱਡ ਦੀ ਵਰਤੋਂ ਕਰੋ। ਸਟੱਡ ਕਈ ਤਰ੍ਹਾਂ ਦੇ ਸਹੀ ਟੈਂਰਕਾਂ ਦੀ ਯੋਗਤਾ ਦਿੰਦੇ ਹਨ। ਕਿਉਂਕਿ ਕੱਸਣ ਵੇਲੇ ਬੋਲਟਾਂ ਦੀ ਤਰ੍ਹਾਂ ਮਰੋੜਾ ਨਹੀਂ ਖਾਂਦੇ ਕਿਉਂਕਿ ਨੱਟ ਕੱਸਣ ਵੇਲੇ ਸਟੱਡ ਸਥਿਰ ਰਹਿੰਦੇ ਹਨ, ਜੋ ਇੱਕ ਸਾਰ ਅਤੇ ਸਟੀਕ ਜਕੜ ਬਲ ਪ੍ਰਦਾਨ ਕਰਦਾ ਹੈ। ਸਟੱਡ ਦੀ ਵਰਤੋਂ ਦੇ ਨਾਲ ਸਟੱਡ ਦੀ ਚੂੜੀਆਂ ਦੀ ਵੀ ਘੱਟ ਘਿਸਾਵਟ ਹੁੰਦੀ ਹੈ, ਜਿਸ ਨਾਲ ਸਰਵਿਸ ਦੇ ਨਾਲ ਬਲੋਕ ਦੇ ਚੂੜੀ ਵਾਲੇ ਛੇਕਾਂ ਦੀ ਮਿਆਦ ਵੀ ਵੱਧ ਜਾਂਦੀ ਹੈ। ਇਹ ਖਾਸ ਕਰਕੇ ਉਦੋਂ ਮਹੱਤਵਪੂਰਨ ਹੁੰਦਾ ਹੈ ਜਦੋਂ ਅਸੀਂ ਮਿਸ਼ਰਤ ਧਾਤੂ ਦੇ ਬਲੋਕਾਂ ਦੀ ਵਰਤੋਂ ਕਰਦੇ ਹਾਂ। ਸਟੱਡਾਂ ਦੀ ਵਰਤੋਂ ਮੇਨ ਕੈਪ ਦੀ ਇੰਸਟਾਲੇਸ਼ਨ ਅਤੇ ਅਲਾਈਨਮੈਂਟ ਕਰਨ ਵਿੱਚ ਵੀ ਹਿੱਸਾ ਪਾਉਂਦੀ ਹੈ। ਉਹ ਬਹੁਤ ਘੱਟ ਮੌਕਾ ਹੁੰਦਾ ਹੈ ਕਿ ਮੇਨ ਕੈਪ ਹਿੱਲਣ ਕਿਉਂਕਿ ਕਲੈਮਪਿੰਗ ਕਰਨ ਵੇਲੇ ਸਟੱਡ ਸਥਿਰ



Fig-15 Main studs in engine block

ਰਹਿੰਦੇ ਹਨ।

### ਸਿਲੰਡਰ ਹੈਂਡ ਸਟੱਡ

Gasket (ਗਾਸਕੇਟ) ਅਤੇ ਹੈਂਡ ਅਲਾਈਨਮੈਂਟ (ਇਕ ਸੁਰਤਾ) ਦੇ ਪੱਥੇ, ਹੈਂਡ ਸਟੱਡਾਂ ਦੀ ਵਰਤੋਂ (ਚਿੱਤਰ-16) ਸਿਲੰਡਰ ਹੈਂਡ ਦੀ ਇੰਸਟਾਲੇਸ਼ਨ ਵਿੱਚ ਮਦਦ ਕਰਦੇ ਹਨ। ਖਾਸ ਕਰਕੇ ਉਹਨਾਂ ਕਾਰਜਾਂ ਵਿੱਚ ਮਦਦਗਾਰ ਹੁੰਦੇ ਜਿੱਥੇ ਅਕਸਰ ਹੈਂਡ ਨੂੰ ਹਟਾਉਣਾ ਪੈਂਦਾ ਹੈ। ਕੰਮ ਕਰਨ ਦੇ ਸ਼ਬਦਾਂ ਵਿੱਚ, ਸਟੱਡਾਂ ਦੀ ਵਰਤੋਂ ਨਾਲ ਹੀ ਸਹੀ ਅਤੇ ਲਾਗਾਤਾਰ ਟੌਰਕ ਨੂੰ ਸਹਾਰਿਆ ਜਾ ਸਕਦਾ ਹੈ। ਜਦੋਂ ਇੱਕ ਬੋਲਟ ਨੂੰ ਲਗਾ ਕੇ ਕਸ਼ਿਆ ਜਾਂਦਾ ਹੈ ਤਾਂ ਉਸ ਵਿੱਚ ਦੋਵੇਂ ਮੋਝਨ (Torsional Load) ਅਤੇ ਧਿੱਚ (Vertical or axial load) ਸ਼ਕਤੀਆਂ ਪੈਦਾ ਹੁੰਦੀਆਂ ਹਨ। ਇਸਦੇ ਨਤੀਜੇ ਵਜੋਂ ਬੋਲਟ ਵਿੱਚ ਇਕੋ ਸਮੇਂ ਦੋ ਤਾਕਤਾਂ ਲੱਗਣ ਦੇ ਨਾਲ-ਨਾਲ ਉਸ ਉੱਤੇ ਚੂੜੀਆਂ ਦੀ ਰਗੜ ਦੇ ਕਾਰਨ ਰਗੜ ਬਲ ਵੀ ਲੱਗਦਾ ਹੈ। ਜਦੋਂ ਨੱਟ ਨੂੰ ਸਟੱਡ ਉੱਤੇ ਕਸ਼ਿਆ ਜਾਂਦਾ ਹੈ ਤਾਂ ਸਟੱਡ ਆਪਣੀ ਵਰਟੀਕਲ ਪੁਰੇ ਦੇ ਦੁਆਰਾ ਧਿੱਚਿਆ ਜਾਂਦਾ ਹੈ।



Fig-16 Cylinder head studs

### ਸੈਸ਼ਨ-3 ਆਟੋਮੋਟਿਵ ਸਟੱਡ

#### ਓ. ਅਭਿਆਸ ਅਸਾਈਨਮੈਂਟ

- ਵਾਹਨ ਵਿੱਚ ਵਰਤੇ ਗਏ ਸਟੱਡਾਂ ਦੀ ਸੂਚੀ ਬਣਾਓ

ਲੜੀ ਨੰ:	ਸਟੱਡ ਦੀ ਕਿਸਮ
1	
2	
3	
4	

- ਆਟੋਮੋਬਾਈਲ ਵਿੱਚ ਵਰਤੇ ਗਏ ਵੱਖ-2 ਕਿਸਮਾਂ ਦੇ ਸਟੱਡਾਂ ਦਾ ਪੋਸਟਰ ਤਿਆਰ ਕਰੋ।

### ਸੈਸ਼ਨ -3 ਆਟੋਮੋਟਿਵ ਸਟੱਡ

ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ

(ਲੋੜ ਅਨੁਸਾਰ ਵਾਧੂ ਸੀਟਾਂ ਦੀ ਵਰਤੋਂ ਵੀ ਕਰੋ)

**ਉ. ਖਾਲੀ ਬਾਵਾਂ ਭਰੋ**

1. ਸਟੱਡ ਮਕੈਨੀਕਲ ..... ਹਨ ਜਿਸਦੇ ਇੱਕ ਜਾਂ ਦੋਵੇਂ ਸਿਰਿਆਂ ਤੇ ..... ਹੁੰਦੇ ਹਨ।
2. ਆਟੋਮੋਟਿਵ ਸਟੱਡ ਦੋਹਾਂ ਸਿਰਿਆਂ ਤੇ ਬਿਨਾਂ ਚੂੜੀ ਵਾਲੇ ..... ਦੀ ਮੱਦਦ ਦੇ ਨਾਲ ..... ਕੀਤਾ ਜਾਂਦਾ ਹੈ।
3. ਪਹੀਏ ਵਾਲੇ ਸਟੱਡ ਚੂੜੀ ਵਾਲੇ ਫਾਸਟਨਰ ਹੁੰਦੇ ਹਨ ਜਿਹੜੇ ਕਈ ਆਟੋਮੋਬਾਈਲਾਂ ਦੇ ..... ਨੂੰ ਪਕੜ ਕੇ ਰੱਖਦੇ ਹਨ।
4. ਪੱਕਣ ਵਾਲੇ ਸਟੱਡਾਂ ਨੂੰ ..... ਜਾਂ ..... ਦੇ ਪਿਛਲੇ ਪਾਸੋਂ ਤੋਂ ਲਗਾਇਆ ਜਾਂਦਾ ਹੈ।
5. ਕਾਰਗੁਜ਼ਾਰੀ ਜਾਂ ..... ਕਾਰਜ ਲਈ ..... ਦੀ ਵਰਤੋਂ ਜਦੋਂ ਵੀ ਸੰਭਵ ਹੋਵੇ ਮੇਨ ਕੈਪ ਬੋਲਟ ਤੋਂ ਜ਼ਿਆਦਾ ਤਰਜੀਹ ਦਿੱਤੀ ਜਾਂਦੀ ਹੈ।

### ਸੈਸ਼ਨ-3 ਆਟੋਮੋਟਿਵ ਸਟੱਡ

ਜੇਕਰ ਤੁਸੀਂ ਆਟੋਮੋਟਿਵ ਸਟੱਡ ਦੀਆਂ ਸਾਰੀਆਂ ਜ਼ਰੂਰਤਾਂ ਪੂਰੀਆਂ ਕਰ ਲਈਆਂ ਹਨ ਤਾਂ ਹੇਠਾਂ ਦਿੱਤੀ ਚੈਕਲਿਸਟ ਦੀ ਵਰਤੋਂ ਕਰੋ।

**ਭਾਗ ਉ**

- ਵਾਹਨ ਵਿੱਚ ਵਰਤੇ ਆਟੋਮੋਟਿਵ ਸਟੱਡ ਨੂੰ ਪਛਾਨਣ ਅਤੇ ਉਸਦੀ ਵਰਤੋਂ ਨੂੰ ਸਮਝਣ ਦੇ ਯੋਗ।

**ਭਾਗ ਅ**

ਜਮਾਤ ਵਿੱਚ ਵਿਚਾਰਿਆ ਗਿਆ

- ਸਟੱਡਾਂ ਦੀਆਂ ਮਹੱਤਤਾ ਨੂੰ ਬਿਆਨ ਕਰੋ
- ਸਟੱਡਾਂ ਦੀ ਬੋਲਟਾਂ ਉੱਤੇ ਕੀ ਲਾਭ ਹਨ
- ਕਿਹੜੀ ਪਰਿਸਥਿਤੀਆਂ ਵਿੱਚ ਬੋਲਟਾਂ ਦੀ ਜਗ੍ਹਾ ਸਟੱਡਾਂ ਦੀ ਵਰਤੋਂ ਕੀਤੀ ਜਾਂਦੀ ਹੈ।
- ਬੋਲਟ ਅਤੇ ਸਟੱਡ ਵਿੱਚ ਅੰਤਰ ਸਪੱਸ਼ਟ ਕਰੋ।
- ਵੱਖ-2 ਤਰ੍ਹਾਂ ਦੇ ਸਟੱਡਾਂ ਦੇ ਨਾਮ ਦੱਸੋ।

ਇਸ ਅਸਾਈਨਮੈਂਟ ਦੁਆਰਾ ਕੀਤੇ ਗਏ ਕਾਰਗੁਜ਼ਾਰੀ ਮਾਪਦੰਡ

ਕਾਰਗੁਜ਼ਾਰੀ ਮਾਪਦੰਡ	ਹਾਂ	ਨਾ
ਫਾਸਟਨਰ ਦੇ ਤੌਰ ਤੇ ਸਟੱਡਾਂ ਦੀ ਮਹੱਤਤਾ ਨੂੰ ਸਮਝਣ ਦੇ ਯੋਗ		
ਵੱਖ ਵੱਖ ਤਰ੍ਹਾਂ ਦੇ ਸਟੱਡਾਂ ਨੂੰ ਪਛਾਨਣ ਦੇ ਯੋਗ		
ਹੱਥ ਦੇ ਅੰਜਾਰਾਂ ਦੀ ਵਰਤੋਂ ਨਾਲ ਵੱਖ-2 ਤਰ੍ਹਾਂ ਦੇ ਸਟੱਡਾਂ ਨੂੰ ਕੱਸਣ ਅਤੇ ਢਿੱਲਾ ਕਰਨ ਦੇ ਯੋਗ		

## ਸੈਸ਼ਨ 4 : ਆਟੋਮੋਟਿਵ ਵਾਸ਼ਰ ਅਤੇ ਰਿਵਟ

### ਸੰਬੰਧਤ ਜਾਣਕਾਰੀ (Relevant Knowledge)

ਵਾਸ਼ਰ ਇੱਕ ਛੇਕ ਵਾਲੀ ਪਤਲੀ ਪਲੇਟ (ਖਾਸ ਕਰਕੇ ਡਿਸਕ ਆਕਾਰ ਦੀ) ਹੁੰਦੀ ਹੈ ਜਿਸਨੂੰ ਇੱਕ ਚੂੜੀ ਵਾਲੇ ਫਾਸਟਨਰ ਦਾ ਭਾਰ ਬਿਖੇਰਨ ਲਈ ਇਸਤੇਮਾਲ ਕੀਤਾ ਜਾਂਦਾ ਹੈ, ਜਿਵੇਂ ਕਿ ਇੱਕ ਪੇਚ ਜਾਂ ਨੱਟ। ਇਸਦੀ ਹੋਰ ਵਰਤੋਂ ਇੱਕ ਸਪੇਸਰ (spacer), ਸਪਰਿੰਗ, ਵੀਅਰ ਪੈਡ, ਪ੍ਰੀਲੋਡ ਇੰਡੀਕੇਟਿੰਗ ਯੰਤਰ, ਲੈਂਕਿੰਗ ਯੰਤਰ ਅਤੇ ਕੰਬਣ ਨੂੰ ਘਟਾਉਣ ਦੇ ਲਈ ਵੀ ਕੀਤੀ ਜਾਂਦੀ ਹੈ। ਵਾਸ਼ਰ ਦਾ ਬਾਹਰਲਾ ਵਿਆਸ (OD) ਅੰਦਰੂਨੀ ਵਿਆਸ (ID) ਦਾ ਦੂਰਗਣਾ ਹੁੰਦਾ ਹੈ।

ਵਾਸ਼ਰ (ਚਿੱਤਰ -17) ਜਿਆਦਾਤਰ ਧਾਰੂ ਜਾ ਪਲਾਸਟਿਕ ਦੀ ਹੁੰਦੀ ਹੈ। ਵਧੀਆ ਗੁਣਵੱਤਾ ਵਾਲੇ ਜੋੜਾਂ ਲਈ ਹਾਰਡਨਡ ਸਟੀਲ ਵਾਸ਼ਰ ਦੀ ਜਰੂਰਤ ਪੈਂਦੀ ਹੈ ਤਾਂ ਜੋ ਉਸਨੂੰ ਘੁੰਮਣ ਸ਼ਕਤੀ ਤੋਂ ਪੈਦਾ ਹੋਣ ਵਾਲੇ ਦਬਾਅ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ।

ਆਟੋਮੋਟਿਵ ਵਾਸ਼ਰ ਇੱਕ ਚਪਟੇ ਕਟੋਰੇ ਦੀ ਤਰ੍ਹਾਂ ਹੁੰਦੀ ਹੈ ਜਿਸਦੇ ਵਿਚਕਾਰ ਵਿੱਚ ਇੱਕ ਛੇਕ ਹੁੰਦਾ ਹੈ। ਇਹ ਜਰੂਰੀ ਆਟੋ ਫਾਸਟਨਰ ਜਿਆਦਾਤਰ ਧਾਰੂ, ਚਮੜੇ, ਪਲਾਸਟਿਕ ਅਤੇ ਰਬੜ ਦੇ ਬਣੇ ਹੁੰਦੇ ਹਨ। ਇਸਦਾ ਮੁੱਖ ਕਾਰਜ ਚੂੜੀ ਵਾਲੇ ਫਾਸਟਨਰ ਜਾਂ ਬੋਲਟ ਦੇ ਭਾਰ ਨੂੰ ਸਹਾਰਨਾ ਹੁੰਦਾ ਹੈ। ਵਾਸ਼ਰ ਨੂੰ ਨੱਟ ਦੇ ਹੇਠਾਂ ਰੱਖਿਆ ਜਾਂਦਾ ਹੈ। ਐਕਸਲ ਬੈਰਿੰਗ ਜਾਂ ਜੋੜ ਵਿੱਚ ਇਸ ਖਾਸ ਮਕਸਦ ਲਈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਰਿਸਾਵ ਨੂੰ ਰੋਕਿਆ ਜਾ ਸਕੇ ਅਤੇ ਦਬਾਅ ਨੂੰ ਵੰਡਿਆ ਜਾ ਸਕੇ। ਆਟੋਮੋਟਿਵ ਵਾਸ਼ਰਾਂ ਵਿੱਚ ਬੋਲਟ ਲੋਕ, ਸਿਲੰਡਰ ਹੈਂਡ ਵਾਸ਼ਰ, ਲੱਗ ਨੱਟ ਵਾਸ਼ਰ, ਰੇਡੀਏਟਰ ਵਾਸ਼ਰ ਅਤੇ ਹਾਰਡਨਡ ਵਾਸ਼ਰ ਸ਼ਾਮਲ ਹਨ।

**ਵਾਸ਼ਰਾਂ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ।**



Fig-17 Different types of washers

- ‘ਪਲੇਨ ਵਾਸ਼ਰ’ ਭਾਰ ਨੂੰ ਬਿਖੇਰਦੀ ਹੈ ਅਤੇ ਸਤਹਾਂ ਨੂੰ ਨੁਕਸਾਨ ਤੋਂ ਬਚਾਉਂਦੀ ਹੈ ਅਤੇ ਬਿਜਲੀ ਰੋਧਕਤਾ ਪ੍ਰਦਾਨ ਕਰਦੀ ਹੈ।
- ‘ਸਪਰਿੰਗ ਵਾਸ਼ਰ’ ਜਿਸਦੇ ਧੂਰੇ ਦੁਆਲੇ ਲਚਕ ਹੁੰਦੀ ਹੈ ਅਤੇ ਕੰਪਣ ਤੋਂ ਪੈਦਾ ਹੋਣ ਵਾਲੇ ਕਸਾਅ ਜਾਂ ਢਿਲ ਤੋਂ ਬਚਾਉਂਦੀ ਹੈ।
- ‘ਲੈਂਕਿੰਗ ਵਾਸ਼ਰ’ ਜਿਹੜੀ ਕਸਣ ਵਾਲੇ ਯੰਤਰ ਦੇ ਖੋਲਣ ਵਾਲੀ ਰੋਟੇਸ਼ਨ ਤੋਂ ਹੋਏ ਕਸਾਅ ਜਾਂ ਢਿਲ ਤੋਂ ਬਚਾਉਂਦੀ ਹੈ, ਲੈਂਕਿੰਗ ਵਾਸ਼ਰ ਅਕਸਰ ਸਪਰਿੰਗ ਵਾਸ਼ਰ ਹੀ ਹੁੰਦੀ ਹੈ।

**ਵੱਖ-2 ਤਰ੍ਹਾਂ ਦੀਆਂ ਵਾਸ਼ਰਾਂ ਨੂੰ ਹੇਠਾਂ ਦਿੱਤੇ ਟੇਬਲ ਵਿੱਚ ਦਰਸਾਇਆ ਗਿਆ ਹੈ।**

ਕਿਸਮ	ਆਕਾਰ	ਵਿਸ਼ੇਸ਼ਤਾਵਾਂ/ਖਾਸੀਅਤਾਂ
ਚਪਟੀ (Flat)		ਇਸਨੂੰ ਆਮ ਤੌਰ ਤੇ ਕਿਸੇ ਬੋਲਟ ਜਾਂ ਨੱਟ ਦੇ ਨੀਚੇ ਇੱਕ ਆਰਾਮਦਾਇਕ ਸਤਹਾ ਦੇਣ ਲਈ ਅਤੇ ਫਾਸਟਨਰ ਦੇ ਭਾਰ ਨੂੰ ਵੱਡੀ ਸਤਹਾ ਤੇ ਬਿਖੇਰਨ ਦੇ ਲਈ।
ਫੈਂਡਰ (fender)		ਫੈਂਡਰ ਵਾਸ਼ਰ ਇੱਕ ਚਪਟੀ ਵਾਸ਼ਰ ਹੁੰਦੀ ਹੈ ਜਿਸਦਾ ਬਾਹਰਲਾ ਵਿਆਸ ਛੇਕ ਦੇ ਵਿਆਸ ਨਾਲੋਂ ਵੱਡਾ ਹੁੰਦਾ ਹੈ। ਇਸਦੀ ਵਰਤੋਂ ਭਾਰ ਨੂੰ ਪਤਲੀ ਸ਼ੀਟ ਉੱਤੇ ਬਿਖੇਰਨ ਲਈ ਕੀਤੀ ਜਾਂਦੀ ਹੈ ਅਤੇ ਇਹਨਾਂ ਨੂੰ ਨਾਮ, ਇਹਨਾਂ ਦੀ ਵਰਤੋਂ ਕਰਕੇ ਹੀ ਦਿੱਤਾ ਜਾਂਦਾ ਹੈ।

		ਇਹ ਉੱਥੇ ਵੀ ਵਰਤੀ ਜਾਂਦੀ ਹੈ ਜਿੱਥੇ ਜੰਗ ਜਾਂ ਪਿਸਾਵਟ ਦੇ ਕਾਰਨ ਕੋਈ ਛੇਕ ਵੱਡਾ ਹੋ ਗਿਆ ਹੋਵੇ।
ਫਿਨੀਸ਼ਿੰਗ (Finishing)		ਇਹ ਕਾਊਂਟਰਸੰਕ ਪੇਚ ਦੇ ਹੈਂਡ ਨੂੰ ਸੰਭਾਲ ਕੇ ਉਸਨੂੰ ਇੱਕ ਵਧੀਆ ਦਿੱਖ ਪ੍ਰਦਾਨ ਕਰਨ ਦੇ ਲਈ ਵਰਤੀ ਜਾਂਦੀ ਹੈ।
ਸਪਲਿਟ ਲੌਕ		ਸਪਲਿਟ ਕਿਸਮ ਦੀ ਸਪਰਿੰਗ ਵਾਸ਼ਰ ਜਿਸਦਾ ਮਕਸਦ ਨੱਟ ਜਾਂ ਬੋਲਟ ਦੇ ਆਪਣੇ ਆਪ ਖੁੱਲਣ ਤੋਂ ਬਚਾਉਣਾ ਹੁੰਦਾ ਹੈ। ਪੇਚਦਾਰ ਸਪਰਿੰਗ ਵਾਸ਼ਰ ਦੇ ਪਿੱਛੇ ਸਿਧਾਂਤ ਇਹ ਹੈ ਕਿ ਵਾਸ਼ਰ ਦੀ ਟੈਂਗ ਦਾ ਇੱਕ ਸਿਰਾ ਫਾਸਟਨਰ ਤੇ ਅਤੇ ਦੂਸਰਾ ਦੋ ਸਤਹਾਂ ਦੇ ਜੋੜ ਉੱਤੇ ਹੁੰਦਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖੁੱਲਣ ਵਾਲੀ ਗਤੀ ਨੂੰ ਰੋਕਿਆ ਜਾ ਸਕੇ।
ਬਾਹਰੀ ਦੰਦੇਦਾਰ ਲੌਕ		ਦੰਦੇਦਾਰ ਲੌਕ ਵਾਸ਼ਰ, ਜਿਸਨੂੰ ਆਰੀ ਵਰਗਾ (ਦੰਦੇਦਾਰ) ਜਾਂ ਸਟਾਰ ਵਾਸ਼ਰ ਵੀ ਕਿਹਾ ਜਾਂਦਾ ਹੈ, ਜਿਹੜੇ ਕਿ ਬਾਹਰ ਜਾਂ ਅੰਦਰ ਵੱਲ ਨੂੰ ਵਧੇ ਹੋਣ ਕਰਕੇ ਸਤਹਾ ਉੱਤੇ ਪਕੜ ਕਰਦੇ ਹਨ। ਇਹ ਨਰਮ ਸਤਹਾ ਜਿਵੇਂ ਕਿ ਐਲੂਮੀਨੀਅਮ ਜਾਂ ਪਲਾਸਟਿਕ ਉੱਤੇ ਲੌਕ ਵਾਸ਼ਰ ਦੀ ਤਰ੍ਹਾਂ ਕੰਮ ਕਰਦੇ ਹਨ ਅਤੇ ਕਿਸੇ ਸਖਤ ਸਤਹਾ ਉੱਤੇ ਪਲੇਟ ਵਾਸ਼ਰ ਨਾਲੋਂ ਜਿਆਦਾ ਵਧੀਆ ਕੰਮ ਕਰਦੇ ਹਨ। ਬਾਹਰਲੀ ਸਤਹਾ ਉੱਤੇ ਜਿਆਦਾ ਪਕੜਨ ਦੀ ਸ਼ਕਤੀ ਦਿੰਦੇ ਹਨ
ਅੰਦਰੂਨੀ ਦੰਦੇਦਾਰ ਲੌਕ		ਇਸ ਸਟਾਇਲ ਵਿੱਚ ਅੰਦਰੂਨੀ ਕਿਨਾਰੇ ਤੇ ਦੰਦੇ ਹੁੰਦੇ ਹਨ, ਜੋ ਇਸਨੂੰ ਵਧੀਆ ਦਿੱਖ ਦਿੰਦੇ ਹਨ।
ਚੰਗਸ (Square)		ਚੰਗਸ ਪਲੇਟ ਵਾਸ਼ਰ ਘੱਟ ਕਾਰਬਨ ਵਾਲੇ ਸਟੀਲ ਦੀ ਬਣੀ ਹੁੰਦੀ ਹੈ ਅਤੇ ਇਸਦਾ ਗੋਲ ਵਾਸ਼ਰ ਨਾਲੋਂ ਜਿਆਦਾ ਸਤਹਾ ਦਾ ਖੇਤਰਫਲ ਹੁੰਦਾ ਹੈ। ਇਹਨਾਂ ਦਾ ਲਕੜੀ ਦੇ ਨਾਲ ਜਿਆਦਾ ਰਗੜ ਬਲ ਹੋਣ ਕਰਕੇ ਇਹਨਾਂ ਨੂੰ ਭੂਚਾਲ ਵਾਲੇ ਕਾਰਜਾਂ ਲਈ ਪ੍ਰਮਾਣਿਤ ਕੀਤਾ ਜਾਂਦਾ ਹੈ। ਇਹ ਅਕਸਰ ਲਕੜੀ ਦੇ ਕੰਮਾਂ ਵਿੱਚ ਵਰਤੀਆਂ ਜਾਂਦੀਆਂ ਹਨ।
ਡੱਕ (Dock)		ਫੌਂਡਰ ਵਾਸ਼ਰ ਵਰਗੀ ਪਰ ਵੱਡੀ 100 mm ਦੇ ਬਾਹਰੀ ਵਿਆਸ ਤੱਕ ਇਹ ਵਾਸ਼ਰ ਹੈਵੀ ਡਿਊਟੀ ਭਾਰ ਸਹਿਣ ਵਾਲੇ ਕਾਰਜਾਂ ਲਈ ਵਰਤੀ ਜਾਂਦੀ ਹੈ।
ਔੰਜੀ (Ogee)		ਔੰਜੀ ਕਰਵ ਆਕਾਰ ਦੀ ਵੱਡੀ ਲੋਹੇ (Cast iron) ਦੀ ਵਾਸ਼ਰ ਹੁੰਦੀ ਹੈ ਜਿਸਨੂੰ ਡੱਕ ਅਤੇ ਲਕੜ ਦੇ ਨਿਰਮਾਣ ਕੰਮਾਂ ਵਿੱਚ ਵਰਤਿਆ ਜਾਂਦਾ ਹੈ। ਇਸ ਦਾ ਆਕਾਰ ਵੱਡਾ ਹੁੰਦਾ ਹੈ ਤਾਂ ਜੋ ਇਹ ਲੱਕੜ ਦੇ ਵਿੱਚ ਢੱਬ ਨਾ ਸਕਣ।
ਸੀਲਿੰਗ (Sealing)		ਸੀਲਿੰਗ ਵਾਸ਼ਰ ਕੰਪਣ ਰੋਧਕ ਹੁੰਦੀ ਹੈ, ਜਿਸਦੇ ਵਿੱਚ ਇੱਕ ਰਬੜ ਦੇ ਹਿੱਸੇ ਨੂੰ ਢਾਲ ਕੇ ਇਕ ਸਟੇਨਲੈਸ ਸਟੀਲ ਦੇ ਵਾਸ਼ਰ ਨਾਲ ਜੋੜਿਆ ਜਾਂਦਾ ਹੈ। ਇਹ ਸੀਲਿੰਗ ਵਾਸ਼ਰ, ਸੀਲਿੰਗ ਪੈਨਲਾਂ ਦੇ ਪੇਚਾਂ ਬੋਲਟਾਂ ਜਾਂ ਸਟੱਡਾਂ ਦੇ ਲਈ ਡਿਜ਼ਾਈਨ ਕੀਤਾ ਜਾਂਦਾ ਹੈ। ਕੱਸਣ ਤੇ ਸ਼ੈਕ ਅਤੇ ਚੜੀ ਵਾਲੀ ਸਤਹਾਂ ਦੇ ਵਿੱਚ ਅਤੇ ਨਾਲ-2 ਵਾਸ਼ਰ ਦੇ ਆਲੋ-ਦੁਆਲੀ ਵੀ ਇੱਕ ਸੀਲ ਬਣ ਜਾਂਦੀ ਹੈ।

## ਰਿਵਟ


ਰਿਵਟ ਨੂੰ ਅਕਸਰ ਅਰਧ-ਸਥਾਈ ਮਕੈਨੀਕਲ ਫਾਸਟਨਰ ਮੰਨਿਆ ਜਾਂਦਾ ਹੈ ਜਿਸਦੀ ਇੱਕ ਸਿਲੰਡਰੀਕਲ ਸ਼ਾਫਟ ਹੁੰਦੀ ਹੈ ਜਿਸਦੇ ਇੱਕ ਪਾਸੇ ਹੈਂਡ ਅਤੇ ਦੂਸਰੇ ਪਾਸੇ ਨੂੰ ਬੱਕ ਟੇਲ (Buck Tail) ਕਿਹਾ ਜਾਂਦਾ ਹੈ। ਰਿਵਟ ਆਟੋਮੋਟਿਵ ਫਾਸਟਨਰ ਦੀ ਸਭ ਤੋਂ ਪੁਰਾਣੀ ਕਿਸਮ ਹੈ ਜੋ ਪੁਰਾਤਨ ਲੱਕੜ ਦੀ ਕਿਸ਼ਤੀਆਂ ਲਈ ਵਰਤੇ ਜਾਂਦੇ ਸਨ।



ਚਿੱਤਰ 18 ਵੱਖ-2 ਕਿਸਮ ਦੇ ਰਿਵਟ ਅਤੇ ਰਿਵਟ ਜੋੜ ਅੱਜ ਕੱਲ ਰਿਵਟ ਕਈ ਕਿਸਮਾਂ ਦੇ ਕਾਰਜਾਂ ਜਿਵੇਂ ਵਾਹਨ ਦੀ ਬਾਡੀ, ਜਹਾਜ਼, ਪੁੱਲ੍ਹ, ਕਰੋਨ, ਬਿਲਡਿੰਗ ਫਰੇਮ ਆਦਿ ਵਿੱਚ ਵਰਤੇ ਜਾਂਦੇ ਹਨ। ਰਿਵਟਿੰਗ ਧਾਰਤੂਆਂ ਨੂੰ ਜੋੜਨ ਦਾ ਸਭ ਤੋਂ ਪੁਰਾਣਾ ਤਰੀਕਾ ਹੈ ਅਤੇ ਇਸ ਵਿੱਚ ਜੁੜਨ ਵਾਲੇ ਭਾਗਾਂ ਦੇ ਵਿੱਚ ਛੇਕ ਕਰਕੇ ਉਹਨਾਂ ਵਿੱਚ ਰਿਵਟ ਪਾ ਦਿੱਤਾ ਜਾਂਦਾ ਹੈ ਜਿਸਦੇ ਇੱਕ ਸਿਰੇ ਤੇ ਸੱਟ ਨਾਲ ਉਸਨੂੰ ਸ਼ਾਫਟ ਦੇ ਵਿਆਸ ਦਾ 1.5 ਗੁਣਾ ਕਰ ਦਿੱਤਾ ਜਾਂਦਾ ਹੈ। ਜੋੜ ਨੂੰ ਖੋਲਣ ਲਈ ਸੱਟ ਵਾਲੇ ਸਿਰੇ ਨੂੰ ਗਰਾਈਂਡ ਕਰਕੇ ਜਾਂ ਛੈਣੀ ਨਾਲ ਹਟਾਇਆ ਜਾ ਸਕਦਾ ਹੈ। ਰਿਵਟ ਦੇ ਦੋਹਾਂ ਪਾਸੇ ਹੈਂਡ ਹੋਣ ਕਰਕੇ ਇਹ ਖਿੱਚ ਦੇ ਭਾਰ (Tensile Load) ਤੇ ਇਸ ਦੇ 90° ਕੋਣ ਤੇ ਪੈਦਾ ਹੋਏ ਸੀਅਰ ਲੋਡ ਨੂੰ ਵੀ ਸਹਾਰ ਸਕਦਾ ਹੈ। ਬੋਲਟ ਅਤੇ ਪੇਚ ਖਿੱਚ ਵਾਲੇ ਕਾਰਜਾਂ ਲਈ ਸਭ ਤੋਂ ਵਧੀਆ ਸਾਬਤ ਹੁੰਦੇ ਹਨ। ਰਿਵਟ ਅਤੇ ਰਿਵਟ ਜੋੜ ਚਿੱਤਰ-18 ਵਿੱਚ ਦਰਸਾਏ ਗਏ ਹਨ।

## ਰਿਵਟ ਦੀਆਂ ਕਿਸਮਾਂ

ਚਿੱਤਰ 19 ਵਿੱਚ ਦਰਸਾਏ ਅਨੁਸਾਰ ਉਹਨਾਂ ਨੂੰ ਹੈਂਡ ਦੇ ਆਧਾਰ ਤੇ ਵਿਭਾਜਿਤ ਕੀਤਾ ਜਾਂਦਾ ਹੈ। ਰਿਵਟ ਦੀ ਸਮੱਗਰੀ ਹਮੇਸ਼ਾ ਸਖਤ ਅਤੇ ਲਚਕਦਾਰ ਹੋਣੀ ਚਾਹੀਦੀ ਹੈ। ਇਹ ਜਿਆਦਾਤਰ ਸਟੀਲ (ਘੱਟ ਕਾਰਬਨ ਸਟੀਲ ਜਾਂ ਸਟੀਲ) ਪਿੱਤਲ, ਐਲੂਮੀਨੀਅਮ ਜਾਂ ਤਾਂਬੇ ਦੇ ਹੁੰਦੇ ਹਨ, ਪਰ ਜੇਕਰ ਜਿਆਦਾ ਮਜ਼ਬੂਤੀ ਅਤੇ ਤੁਲ ਪਦਾਰਥ ਦਾ ਜੋੜ ਹੋਵੇ, ਤਾਂ ਸਟੀਲ ਦੇ ਰਿਵਟ ਹੀ ਵਰਤੇ ਜਾਂਦੇ ਹਨ।




ਚਿੱਤਰ 19 ਰਿਵਟਾਂ ਦੀਆਂ ਆਮ ਕਿਸਮਾਂ

## ਹੱਥ ਵਾਲੇ ਰਿਵਟ ਸੈੱਟ ਦੇ ਨਾਲ ਰਿਵਟ ਹੈਂਡ ਬਣਾਉਣਾ

ਰਿਵਟ ਹੈਂਡ ਹੱਥ ਵਾਲੇ ਰਿਵਟ ਸੈੱਟ ਦੀ ਵਰਤੋਂ ਕਰਕੇ ਬਣਾਇਆ ਜਾਂਦਾ ਹੈ ਜੋ ਚਿੱਤਰ 20 ਵਿੱਚ ਵੀ ਦਿਖਾਇਆ ਗਿਆ ਹੈ। ਜਿਹੜੀਆਂ ਚੱਦਰਾਂ ਨੂੰ ਜੋੜਨਾ ਹੋਵੇ ਉਹਨਾਂ ਵਿੱਚ ਰਿਵਟ ਦੀ ਸ਼ੈਂਕ (Shank) ਦੇ ਆਕਾਰ ਜਿੰਨਾਂ ਡਰੱਲ ਕਰੋ ਉਸਤੋਂ ਬਾਅਦ ਛੇਕਾਂ ਨੂੰ ਮਿਲਾਓ ਅਤੇ ਉਹਨਾਂ ਵਿੱਚ ਰਿਵਟਾਂ ਪਾ ਦਿਓ।

ਰਿਵਟ ਸੈੱਟ ਦੇ ਛੂੰਘੇ ਛੇਕ ਦੀ ਵਰਤੋਂ ਸ਼ੀਟ (ਚੱਦਰ) ਅਤੇ ਰਿਵਟ ਨੂੰ ਇਕੱਲੇ ਕਰਨ ਲਈ ਕੀਤੀ ਜਾਂਦੀ ਹੈ। ਰਿਵਟ ਸੈੱਟ ਦਾ ਛੇਕ, ਹਮੇਸ਼ਾ ਰਿਵਟ ਦੇ ਵਿਆਸ ਨਾਲੋਂ ਬੋੜਾਂ ਜਿਹਾ ਵੱਡਾ ਹੋਣਾ ਚਾਹੀਦਾ ਹੈ। ਰਿਵਟ ਦੀ ਸ਼ੈਂਕ ਨੂੰ ਹੋਰੇ ਨਾਲ ਸੱਟ ਲਗਾਈ ਜਾਂਦੀ ਹੈ ਅਤੇ ਰਿਵਟ ਸੈੱਟ ਦੇ ਕੋਣ ਦੇ ਛੇਕ ਨੂੰ ਰਿਵਟ ਦੇ ਉਭਰਦੇ ਸਿਰੇ ਉੱਤੇ ਰੱਖਿਆ ਜਾਂਦਾ ਹੈ। ਰਿਵਟਿੰਗ ਕਰਨ ਦੇ ਕੰਮ ਨੂੰ ਹੋਰੀ ਦੀ ਵੱਧੋ-ਵੱਧ 6 ਸੱਟਾਂ ਦੀ ਲੋੜ ਪੈਂਦੀ ਹੈ ਅਤੇ ਅਭਿਆਸ ਨਾਲ ਇਹ ਅੱਧੀਆਂ ਵੀ ਕੀਤੀਆਂ ਜਾ ਸਕਦੀਆਂ ਹਨ।

ਇੱਕ ਸ਼ੀਟ ਮੈਟਲ ਦਾ ਕਾਰੀਗਰ (ਵਰਕਰ) ਇਸ ਕੰਮ ਨੂੰ ਰਿਵੇਟ ਸੈੱਟ ਉੱਤੇ ਕ੍ਰਮਵਾਰ ਸੱਟ ਨਾਲ ਕਰ ਸਕਦਾ ਹੈ। ਇੱਕ ਸੱਟ ਰਿਵੇਟ ਨੂੰ ਨੀਚੇ ਪਕੇਲਣ ਲਈ ਅਤੇ ਦੂਸਰਾ ਹੈਂਡ ਬਣਾਉਣ ਦੇ ਲਈ।



ਚਿੱਤਰ 20 ਰਿਵਟ ਹੈਂਡ ਬਣਾਉਣਾ

### ਕੁਝ ਹੋਰ ਖਾਸ ਤਰ੍ਹਾਂ ਦੇ ਫਾਸਟਨਰਜ਼

ਕੁਝ ਹੋਰ ਆਟੋਮੋਬਾਈਲ ਦੇ ਮਹੱਤਵਪੂਰਨ ਫਾਸਟਨਰਜ਼ ਹੇਠਾਂ ਅਨੁਸਾਰ ਹਨ:

### ਸਰਕਲਿੱਪ (Circlip)

ਸਰਕਲਿੱਪ ਇੱਕ ਫਾਸਟਨਰ ਜਾਂ ਰਿਟੋਨਿੰਗ ਰਿੰਗ ਹੈ ਜੋ ਇੱਕ ਅਰਧ ਲਚਕ ਵਾਲਾ ਧਾਤੂ ਦਾ ਰਿੰਗ ਹੁੰਦਾ ਹੈ ਜੋ ਖੁੱਲ੍ਹੇ ਸਿਰੇ ਹੋਣ ਕਰਕੇ ਕਿਸੇ ਵੀ ਜਗ੍ਹਾਂ ਤੇ ਟਿਕਾਇਆ ਜਾ ਸਕਦਾ ਹੈ, ਜਿਵੇਂ ਮਸ਼ੀਨੀ ਗਰੂਵ ਜਾਂ ਕਿਸੇ ਭਾਗ ਉੱਤੇ ਤਾਂ ਜੋ ਉਹ ਪ੍ਰਿੰਮ ਤਾਂ ਸਕੇ ਪਰ ਇੱਧਰ-ਉੱਧਰ ਹਿੱਲ ਨਾ ਸਕੇ। ਇਹ ਬੁਨਿਆਦੀ ਤੌਰ 'ਤੇ ਦੋ ਤਰ੍ਹਾਂ ਹੋਰ ਹੁੰਦੇ ਹਨ:




ਚਿੱਤਰ 21- ਸਰਕਲਿੱਪ ਅਤੇ ਸਰਕਲਿੱਪ ਪਲਾਇਰ

ਅੰਦਰੂਨੀ ਅਤੇ ਬਾਹਰੀ, ਇਹ ਇਸ ਉੱਤੇ ਨਿਰਭਰ ਕਰਦਾ ਹੈ ਕਿ ਇਹ ਸ਼ਾਫਟ ਉੱਤੇ ਕਿਸ ਤਰ੍ਹਾਂ ਚੜਾਏ ਜਾਂ ਬੋਰ ਉੱਤੇ ਕਿਵੇਂ ਫਿੱਟ ਕੀਤੇ ਜਾ ਸਕਦੇ ਹਨ। ਇਹ ਜਿਆਦਾਤਰ ਪਿਨ ਕਨੈਕਸ਼ਨ ਨੂੰ ਸੁਰੱਖਿਅਤ ਕਰਨ ਲਈ ਵਰਤੇ ਜਾਂਦੇ ਹਨ। ਇਹ ਪਿਸਟਨ ਰਿਸਟ ਪਿਨ / ਗਜਨ ਪਿਨ ਨੂੰ ਜਕੜ ਕੇ ਰੱਖਣ ਲਈ ਵਰਤੇ ਜਾਂਦੇ ਹਨ। ਇਹਨਾਂ ਕਲਿਪਸ ਨੂੰ ਰਿਸਟ ਪਿਨ ਕਲਿਪਸ ਜਾਂ ਰਿਸਟ ਪਿਨ ਰਿਟੋਨਰ ਜਾਂ ਗਜਨ ਪਿਨ ਕਲਿਪ ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਸਭ ਤੋਂ ਜਿਆਦਾ ਇਹਨਾਂ ਕਾਰਜਾਂ ਲਈ ਵਰਤਿਆ ਜਾਣ ਵਾਲਾ ਸਰਕਲਿੱਪ ਇੱਕ ਸਾਧਾਰਨ ਸਪਰਿੰਗ ਸਟੀਲ ਸਰਕਲਿੱਪ (ਸਨੈਪ ਰਿੰਗ) ਜਾਂ ਪਲੇਟ ਤਾਰ ਵਾਲਾ ਰਿੰਗ ਹੁੰਦਾ ਹੈ। ਸਰਕਲਿੱਪ ਅਤੇ ਸਰਕਲਿੱਪ ਪਲਾਇਰ ਚਿੱਤਰ -21 ਵਿੱਚ ਦਰਸਾਏ ਗਏ ਹਨ। ਕਿਉਂਕਿ ਸਰਕਲਿਪ ਸ਼ੀਟ ਮੈਟਲ (ਚਾਦਰ) ਵਿਚੋਂ ਕੱਢੇ ਜਾਂ ਬਣਾਏ ਜਾਂਦੇ ਹਨ ਇਸ ਲਈ ਇਸ ਦਾ ਇੱਕ ਪਲੇਨ ਅਤੇ ਦੂਸਰਾ ਖੁਰਦਗਾ ਪਾਸਾ ਹੁੰਦਾ ਹੈ। ਕਿਸੇ ਵੀ ਨੁਕਸਾਨ ਤੋਂ ਬਚਾਉਣ ਲਈ ਸਰਕਲਿੱਪ ਦਾ ਸਾਫ਼ ਪਾਸਾ ਉਸ ਭਾਗ ਵੱਲ ਕਰਦੇ ਮੂੰਹ ਵੱਲ ਰੱਖਿਆ ਜਾਂਦਾ ਹੈ ਅਤੇ ਖੁਰਦਗਾ ਬਾਹਰ ਵੱਲ ਨੂੰ। ਸਰਕਲਿੱਪ ਨੂੰ ਖਾਸ ਤਰ੍ਹਾਂ ਦੇ ਸਰਕਲਿੱਪ ਪਲਾਇਰ ਨਾਲ ਹਟਾਇਆ ਜਾ ਸਕਦਾ ਹੈ ਜੋ ਅੰਦਰੂਨੀ ਜਾਂ ਬਾਹਰੀ ਕਲਿੱਪ ਲਈ ਮੁੜ ਅਸੈਂਬਲ ਕੀਤੇ ਜਾ ਸਕਦੇ ਹਨ, ਪਰ ਫੀਲਡ ਦੀਆਂ ਪਰਿਸਥਿਤੀਆਂ ਵਿੱਚ ਕਈ ਵਾਰ ਨੀਡਲ-ਨੋੜ ਪਲਾਇਰ ਦੀ ਜਾਂ ਚਪਟੇ ਪੇਚਕਸ ਦੇ ਜ਼ੋਰ ਦੀ ਵੀ ਜ਼ਰੂਰਤ ਪੈਂਦੀ ਹੈ।

### ਸਪਲਿਟ ਪਿਨ

ਇੱਕ ਸਪਲਿਟ ਪਿਨ, ਜਿਸਨੂੰ ਕੌਟਰ ਪਿਨ (Cotter Pin) ਜਾਂ ਕੌਟਰ ਕੀ (Cotter Key) ਵੀ ਕਿਹਾ ਜਾਂਦਾ ਹੈ, ਦੋ ਮੂੰਹਾਂ ਜਾਂ ਟੀਨਾਂ ਵਾਲਾ ਧਾਤੂ ਦਾ ਫਾਸਟਨਰ ਹੁੰਦਾ ਹੈ ਜਿਸਨੂੰ ਲਗਾਉਣ ਵੇਲੇ ਮੋੜ ਦਿੱਤਾ ਜਾਂਦਾ ਹੈ। ਜਿਸ ਤਰ੍ਹਾਂ ਇੱਕ ਰਿਵਟ ਜਾਂ ਸਟੈਪਲ। ਇਹ ਮੋਟੀ ਤਾਰ ਦਾ ਅਰਧ-ਗੋਲਾਕਾਰ ਸੈਕਸ਼ਨ ਹੁੰਦਾ ਹੈ, ਇਹ ਕਈ ਆਕਾਰਾਂ ਅਤੇ ਕਿਸਮਾਂ ਵਿੱਚ ਮਿਲਦਾ ਹੈ।

ਇੱਕ ਨਵੇਂ ਸਪਲਿਟ ਪਿੰਨ (ਚਿੱਤਰ - 22 ਏ) ਦੀਆਂ ਇਸਦੀ ਲੰਬਾਈ ਵਿੱਚ ਅੰਦਰੂਨੀ ਸਤਹਾਂ ਆਪਸ ਵਿੱਚ ਛੂੰਹਦੀਆਂ ਹਨ ਜਿਸ ਕਰਕੇ ਇਹ ਇੱਕ ਸਪਲਿਟ ਸਿਲੰਡਰ ਦੀ ਤਰ੍ਹਾਂ ਜਾਪਦਾ ਹੈ (ਚਿੱਤਰ -22 ਫੀ ਵੇਖੋ) ਲਗਾਉਣ ਤੋਂ ਬਾਅਦ, ਪਿੰਨ ਦੇ ਦੋਹਾਂ ਸਿਰੇ ਇੱਕ ਦੂਸਰੇ ਤੋਂ ਮੌਜੂਦ ਹੋਏ ਲੱਗਦੇ ਹਨ ਤੇ ਉਸਨੂੰ ਉਸੇ ਥਾਂ ਜਾਮ ਕਰ ਦਿੰਦਾ ਹੈ। (ਚਿੱਤਰ 22 ਬੀ) , ਜਾਮ ਕਰ ਦਿੰਦਾ ਹੈ। (ਚਿੱਤਰ 22 ਬੀ) , ਕੱਢਣ ਤੋਂ ਬਾਅਦ ਇਸਨੂੰ ਦੁਬਾਰਾ ਨਵੇਂ



ਚਿੱਤਰ -22 ਸ਼ਾਫਟ ਵਿੱਚ ਸਪਲਿਟ ਪਿੰਨ

(a) ਨਵਾਂ, (b) ਵਰਤਿਆ ਗਿਆ, (c) ਸਪਰਿੰਗ ਕਿਸਮ, (d) ਕੱਢਣ ਤੋਂ ਬਾਅਦ ਇਸਨੂੰ ਦੁਬਾਰਾ ਨਵੇਂ ਸੈਕਸ਼ਨ ਨਾਲ ਬਦਲਣਾ ਪੈਂਦਾ ਹੈ ਕਿਉਂਕਿ ਇਸ ਵਿੱਚ ਵਿੱਗ ਪੈ ਜਾਂਦਾ ਹੈ। ਸਪਲਿਟ ਪਿੰਨ ਜਿਆਦਾਤਰ ਸ਼ਾਫਟ ਧਾਰੂ ਦੇ ਹੁੰਦੇ ਹਨ, ਜਿਸ ਨਾਲ ਇਹਨਾਂ ਨੂੰ ਆਸਾਨੀ ਨਾਲ ਲਗਾਇਆ ਅਤੇ ਕੱਢਿਆ ਜਾ ਸਕੇ, ਪਰ ਇਹਨਾਂ ਨੂੰ ਕਦੇ ਸ਼ੀਅਰ ਤਾਕਤਾਂ (Shear forces) ਲਈ ਨਾ ਵਰਤਿਆ ਜਾਵੇ। ਇਹ ਆਮ ਸਮੱਗਰੀ ਜਿਵੇਂ ਪਿੱਤਲ, ਕਾਂਸਾ, ਸਟੇਨਲੈਸ ਸਟੀਲ ਅਤੇ ਐਲੂਮੀਨੀਅਮ ਦੇ ਹੁੰਦੇ ਹਨ।

### ਸਪਰਿੰਗ ਪਿੰਨ

ਸਪਰਿੰਗ ਪਿੰਨ, ਚਿੱਤਰ -23 (ਜਿਸਨੂੰ ਟੈਂਸ਼ਨ ਪਿੰਨ ਜਾਂ ਰੋਲ ਪਿੰਨ ਵੀ ਕਹਿੰਦੇ ਹਨ) ਇੱਕ ਮਕੈਨੀਕਲ ਫਾਸਟਨਰ ਹੁੰਦਾ ਹੈ ਜੋ ਮਸ਼ੀਨ ਦੇ ਦੋ ਜਾਂ ਵੱਧ ਭਾਗਾਂ ਨੂੰ ਆਪਸ ਵਿੱਚ ਜਕੜ ਕੇ ਰੱਖਦਾ ਹੈ। ਸਪਰਿੰਗ ਪਿੰਨ ਦੀ ਬਾਡੀ ਦਾ ਵਿਆਸ ਇਸਦੇ ਛੇਕ ਦੇ ਵਿਆਸ ਨਾਲੋਂ ਵੱਡਾ ਹੁੰਦਾ ਹੈ ਅਤੇ ਇਸ ਦੇ ਇੱਕ ਜਾਂ ਦੋਹਾਂ ਸਿਰਿਆਂ ਤੇ ਤਿਰਛਾ ਕੱਟ ਹੁੰਦਾ ਹੈ। ਜਦੋਂ ਇਸਨੂੰ ਛੇਕ ਵਿੱਚ ਪਾਇਆ ਜਾਂਦਾ ਹੈ ਤਾਂ ਇਹ ਆਪਣੇ ਸਪਰਿੰਗ ਐਕਸ਼ਨ ਕਰਕੇ ਦੱਬ ਜਾਂਦਾ ਹੈ। ਪਿੰਨ ਦੁਆਰਾ ਛੇਕ ਦੀ ਦੀਵਾਰ ਤੇ ਲਗਾਈ ਗਈ ਰੇਡੀਅਲ ਤਾਕਤ ਇਸਨੂੰ ਛੇਕ ਵਿੱਚ ਰੱਖਦੀ ਹੈ ਜਿਸ ਕਰਕੇ ਸਪਰਿੰਗ ਪਿੰਨ ਨੂੰ ਸੈਲਫ ਰਿਟੋਨਿੰਗ ਫਾਸਟਨਰ ਵੀ ਮੰਨਿਆ ਜਾਂਦਾ ਹੈ।



ਚਿੱਤਰ 23 ਸਲੋਟਿੰਗ ਸਪਰਿੰਗ ਪਿੰਨ ਅਤੇ ਵਾਸ਼ਰ (2) ਦੀ ਵਰਤੋਂ ਸ਼ਾਫਟ ਲਈ (3)

### ਸੈਕਸ਼ਨ-4 ਆਟੋਮੋਟਿਵ ਵਾਸ਼ਰ ਅਤੇ ਰਿਵਟ

#### ਆ. ਅਭਿਆਸ : ਅਸਾਈਨਮੈਂਟ

- ਵਾਹਨ ਵਿੱਚ ਵਰਤੇ ਗਏ ਵੱਖ-2 ਕਿਸਮਾਂ ਦੀਆਂ ਵਾਸ਼ਰਾਂ ਦੀ ਸੂਚੀ ਬਣਾਓ ਅਤੇ ਵਿਸ਼ੇਸ਼ਤਾਵਾਂ ਵੀ ਦੱਸੋ।

ਲੜੀ ਨੰ:	ਵਾਸ਼ਰ ਦੀ ਕਿਸਮ	ਵਿਸ਼ੇਸ਼ਤਾਵਾਂ
1.		
2.		
3.		
4.		

- ਆਟੋਮੋਬਾਈਲ ਵਿੱਚ ਵਰਤੇ ਗਏ ਵੱਖ-ਵੱਖ ਕਿਸਮਾਂ ਦੇ ਰਿਵਟਾਂ ਦਾ ਇੱਕ ਪੋਸਟਰ ਬਣਾਓ

#### ਸੈਸ਼ਨ -4: ਆਟੋਮੋਟਿਵ ਵਾਸ਼ਰ ਅਤੇ ਰਿਵਟ

ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ

(ਲੋੜ ਅਨੁਸਾਰ ਵਾਧੂ ਸੀਟਾਂ ਦੀ ਵਰਤੋਂ ਕਰੋ)

##### ਉ. ਖਾਲੀ ਬਾਵਾਂ ਭਰੋ

1. ਵਾਸ਼ਰ ਇੱਕ ਛੇਕ ਵਾਲੀ ਪਤਲੀ ..... ਹੁੰਦੀ ਹੈ ਜੋ ਅਕਸਰ ..... ਚੂੜੀਦਾਰ ਦਾ ਭਾਰ ..... ਕਰਨ ਲਈ ਇਸਤੇਮਾਲ ਕੀਤੀ ਜਾਂਦੀ ਹੈ।
2. ਆਟੋਮੋਟਿਵ ਵਾਸ਼ਰ ਇੱਕ ਛੋਟੀ ਚਪਟੀ ..... ਹੈ ਜਿਸ ਦੇ ਵਿਚਕਾਰ ਵਿੱਚ ..... ਹੁੰਦਾ ਹੈ।
3. ਰਿਵਟ ਆਟੋਮੋਟਿਵ ..... ਦੀ ਸਭ ਤੋਂ ਪੁਰਾਣੀ ਕਿਸਮ ਹੈ ਜੋ ਪੁਰਾਤਨ ਲੱਕੜ ਦੀ ਕਿਸ਼ਤੀ ..... ਲਈ ਇਸਤੇਮਾਲ ਹੁੰਦੀ ਹੈ।
4. ਰਿਵਟ ਅਕਸਰ ਉਹਨਾਂ ਦੇ ਹੈਂਡ ਦੇ ਆਧਾਰ ਤੇ ..... ਕੀਤੇ ਜਾਂਦੇ ਹਨ।
5. ਸਰਕਲਿੱਪ ਅਕਸਰ ਪਿਨ ਕਨੈਕਸ਼ਨ ਨੂੰ ..... ਲਈ ਵਰਤੇ ਜਾਂਦੇ ਹਨ।
6. ਸਪਲਿਟ ਪਿੰਨ ਖਾਸ ਕਰਕੇ ..... ਧਾੜੂ ਦੇ ਬਣੇ ਹੁੰਦੇ ਹਨ, ਜਿਸ ਕਰਕੇ ਇਹ ਆਸਾਨੀ ਨਾਲ ..... ਅਤੇ ਕੱਢਣ ਯੋਗ ਬਣਦੇ ਹਨ।
7. ਸਪਰਿੰਗ ਪਿੰਨ ਦੀ ਬਾਡੀ ਦਾ ਵਿਆਸ ..... ਵਿਆਸ ਨਾਲੋਂ ਵੱਡਾ ਹੁੰਦਾ ਹੈ ਅਤੇ ਇਸਦੇ ਇੱਕ ਜਾਂ ਦੋਵੇਂ ਪਾਸੇ ..... ਹੁੰਦੇ ਜੋ ਛੇਕ ਵਿੱਚ ਪਿੰਨ ..... ਲਈ ਸੁਵਿਧਾ ਪ੍ਰਦਾਨ ਕਰਦਾ ਹੈ।

#### ਸੈਸ਼ਨ-4 ਆਟੋਮੋਟਿਵ ਵਾਸ਼ਰ ਅਤੇ ਰਿਵਟ

ਹੇਠਾਂ ਦਿੱਤੀ ਚੈਕਲਿਸਟ ਦੀ ਵਰਤੋਂ ਕਰਦੇ ਹੋਏ ਦੇਖੋ ਕਿ ਤੁਸੀਂ ਆਟੋਮੋਟਿਵ ਵਾਸ਼ਰ ਅਤੇ ਰਿਵਟ ਦੀਆਂ ਸਾਰੀਆਂ ਜਰੂਰਤਾਂ ਪੂਰੀਆਂ ਕਰ ਲਈਆਂ ਹਨ।

##### ਭਾਗ ਉ

- ਵਾਹਨ ਵਿੱਚ ਵਰਤੇ ਗਏ ਆਟੋਮੋਟਿਵ ਵਾਸ਼ਰ ਅਤੇ ਰਿਵਟ ਨੂੰ ਪਛਾਨਣ ਅਤੇ ਸਮਝਣ ਦੇ ਯੋਗ।

##### ਭਾਗ ਅ

ਕਲਾਸ ਵਿੱਚ ਹੇਠਾਂ ਦਿੱਤੇ ਉੱਤੇ ਵਿਚਾਰ ਕਰੋ।

- ਵਾਸ਼ਰਾਂ ਦੀ ਮਹੱਤਤਾ ਨੂੰ ਬਿਆਨ ਕਰੋ।
- ਰਿਵਟਾਂ ਦੀ ਮਹੱਤਤਾ ਨੂੰ ਬਿਆਨ ਕਰੋ।
- ਵਾਸ਼ਰ ਨੂੰ ਫਾਸਟਨਰ ਦੇ ਤੌਰ ਤੇ ਵਰਤਣ ਦੇ ਕੀ ਲਾਭ ਹਨ ?

- ਕਿਹੜੀਆਂ ਪਰਿਸਥਿਤੀਆਂ ਵਿੱਚ ਰਿਵਟ ਨੂੰ ਫਾਸਟਨਰ ਦੀ ਤਰ੍ਹਾਂ ਇਸਤੇਮਾਲ ਕਰਨਾ ਚਾਹੀਦਾ ਹੈ ?
- ਸਪਲਿਟ ਪਿੰਨ ਨੂੰ ਫਾਸਟਨਰ ਦੇ ਤੌਰ ਤੇ ਵਰਤਣ ਦੇ ਕੀ ਲਾਭ ਹਨ ?
- ਸਪਰਿੰਗ ਪਿੰਨ ਨੂੰ ਫਾਸਟਨਰ ਦੇ ਤੌਰ ਤੇ ਵਰਤਣ ਦੇ ਕੀ ਲਾਭ ਹਨ ?
- ਵਾਸ਼ਰਾਂ ਦੀਆਂ ਵੱਖ-2 ਕਿਸਮਾਂ ਦੇ ਨਾਮ ਦੱਸੋ ।
- ਰਿਵਟਾਂ ਦੀਆਂ ਵੱਖ-2 ਕਿਸਮਾਂ ਦੇ ਨਾਮ ਦੱਸੋ ।
- ਸਰਕਲਿੱਪ ਦੀ ਵਰਤੋਂ ਕਿੱਥੇ-2 ਹੁੰਦੀ ਹੈ ?

ਇਸ ਅਸਾਈਨਮੈਂਟ ਵਿੱਚ ਵਰਤੇ ਗਏ ਕਾਰਗੁਜ਼ਾਰੀ ਮਾਪਦੰਡ

ਕਾਰਗੁਜ਼ਾਰੀ ਮਾਪਦੰਡ	ਹਾਂ	ਨਾ
ਵਾਸ਼ਰਾਂ ਦੀ ਫਾਸਟਨਰ ਦੇ ਤੌਰ ਤੇ ਮਹੱਤਤਾ ਸਮਝਣ ਦੇ ਯੋਗ		
ਰਿਵਟਾਂ ਦੀ ਫਾਸਟਨਰ ਦੇ ਤੌਰ ਤੇ ਮਹੱਤਤਾ ਸਮਝਣ ਦੇ ਯੋਗ		
ਵਾਸ਼ਰਾਂ ਦੀਆਂ ਵੱਖ-2 ਕਿਸਮਾਂ ਨੂੰ ਪਛਾਨਣ ਦੇ ਯੋਗ		
ਹੈਂਡ ਰਿਵਟ ਸੈਟ ਦੀ ਵਰਤੋਂ ਕਰਕੇ ਰਿਵਟ ਹੈਂਡ ਬਣਾਉਣ ਦੇ ਯੋਗ		
ਹੱਥ ਦੇ ਅੰਜਾਰਾਂ ਦੀ ਮਦਦ ਨਾਲ ਸਪਲਿਟ ਪਿੰਨ ਹਟਾਉਣ ਅਤੇ ਠੀਕ ਕਰਨ ਦੇ ਯੋਗ		
ਹੱਥ ਦੇ ਅੰਜਾਰਾਂ ਦੀ ਮਦਦ ਨਾਲ ਸਪਰਿੰਗ ਪਿੰਨ ਨੂੰ ਹਟਾਉਣ ਅਤੇ ਠੀਕ ਕਰਨ ਦੇ ਯੋਗ		
ਹੱਥ ਦੇ ਅੰਜਾਰਾਂ ਦੀ ਮਦਦ ਨਾਲ ਸਰਕਲਿੱਪ ਨੂੰ ਹਟਾਉਣ ਅਤੇ ਠੀਕ ਕਰਨ ਦੇ ਯੋਗ		

## ਸੈਸ਼ਨ-5 ਖਰਾਬ ਫਾਸਟਨਰਜ਼ ਨੂੰ ਕੱਢਣਾ ਅਤੇ ਬਦਲਣਾ

### ਸੰਬੰਧਤ ਜਾਣਕਾਰੀ (Relevant Knowledge)

#### ਟੁੱਟੇ/ਖਰਾਬ ਹੈਂਡ ਵਾਲੇ ਪੇਚ ਨੂੰ ਹਟਾਉਣਾ ਜਾਂ ਕੱਢਣਾ

ਆਟੋਮੋਬਾਈਲ ਵਿੱਚ, ਝਟਕੇ, ਕੰਪਣ ਅਤੇ ਜੰਗ ਨਾਲ ਪੇਚ ਟੁੱਟ ਜਾਂਦੇ ਹਨ। ਨਤੀਜੇ ਵੱਜ਼ਾਂ ਇਹ ਅਸੈਂਬਲੀ ਨੂੰ ਹਿਲਾ ਦਿੰਦੇ ਹਨ। ਇਹ ਜੂਹੀ ਹੁੰਦਾ ਹੈ ਕਿ ਇਸ ਨੂੰ ਕੱਢਿਆ ਜਾਵੇ ਅਤੇ ਬਦਲਿਆ ਜਾਵੇ। ਜੇਕਰ ਸਹੀ ਪੇਚਕਸ਼ ਇਸਤੇਮਾਲ ਨਾ ਕੀਤਾ ਜਾਵੇ ਤਾਂ ਪੇਚ ਦਾ ਹੈਂਡ ਖਰਾਬ ਹੋ ਜਾਂਦਾ ਹੈ। ਅਸੈਂਬਲੀ ਵਿੱਚੋਂ ਪੇਚ ਨੂੰ ਕਸਣਾ, ਛਿੱਲਾ ਕਰਨਾ ਅਤੇ ਕੱਢਣਾ ਮੁਸ਼ਕਿਲ ਹੋ ਜਾਂਦਾ ਹੈ। ਟੁੱਟੇ ਅਤੇ ਖਰਾਬ ਪੇਚ ਚਿੱਤਰ-24 ਵਿੱਚ ਦਰਸਾਏ ਗਏ ਹਨ।



ਚਿੱਤਰ-24 ਟੁੱਟੇ ਅਤੇ ਖਰਾਬ ਪੇਚ

#### ਖਰਾਬ ਪੇਚ ਨੂੰ ਕੱਢਣ ਦੇ ਪੜਾਅ

##### ਕੇਸ 1: ਖਰਾਬ ਹੈਂਡ ਵਾਲੇ ਪੇਚ ਨੂੰ ਕੱਢਣਾ

ਪੇਚ ਜਾਂ ਸਕਰਿਊ ਵੇਅ/ਗਰੂਵ ਦੇ ਚੌੜੇ ਹੋਣ ਕਾਰਨ, ਜੇਕਰ ਪੇਚਕਸ਼ ਸਲਿੱਪ ਕਰੇ

- ਆਗੇ ਦੇ ਬਲੇਡ ਦੀ ਵਰਤੋਂ ਕਰੋ ਅਤੇ ਗਰੂਵ ਨੂੰ ਸੰਵਾਰੋ/ਠੀਕ ਕਰੋ
- ਹੁਣ ਮੋਟੇ ਮੂੰਹ ਜਾਂ ਹੈਂਡ ਵਾਲੇ ਪੇਚਕਸ਼ ਦੀ ਵਰਤੋਂ ਕਰੋ ਅਤੇ ਖੱਬੇ ਪਾਸੇ ਵੱਲ (anticlockwise) ਨੂੰ ਘੁਮਾਓ।
- ਇਹ ਪੇਚ ਨੂੰ ਕੱਢ ਦੇਵੇਗਾ, ਪਰ ਜੇਕਰ ਕੋਈ ਅਸਰ ਨਾ ਹੋਵੇ।
- ਇੱਕ ਪ੍ਰਿਕ ਪੰਚ ਲਵੇ ਅਤੇ ਇੱਕ ਹੱਥੌੜਾ ਖੱਬੇ ਵੱਲ ਨੂੰ (anticlockwise) ਹਲਕੀ ਜਿਹੀ ਸੱਟ ਲਗਾਓ, ਇਸ ਨਾਲ ਪੇਚ ਛਿੱਲਾ ਹੋ ਜਾਵੇਗਾ।
- ਪਰ ਜੇਕਰ ਇਹ ਕੰਮ ਨਾ ਕਰੇ ਤਾਂ ਪੇਚ ਨਾਲੋਂ ਛੋਟੇ ਨਾਪ ਦੀ ਡਰਿਲ ਬਿਟ (Drill bit) ਲਵੇ।
- ਹੁਣ ਪੇਚ ਦੇ ਮੱਧ ਵਿੱਚ ਡਰਿੱਲ ਕਰੋ, ਤਾਂ ਜੋ 100% ਪੇਚ ਨਿਕਲ ਜਾਵੇ।

##### ਕੇਸ 2: ਬਿਨਾਂ ਹੈਂਡ ਵਾਲੇ ਪੇਚ ਨੂੰ ਹਟਾਉਣਾ

- ਜੇਕਰ ਅਸੈਂਬਲੀ ਦੇ ਟੋਪ ਜਾਂ ਉਪਰਲਾ ਪੇਚ ਟੁੱਟ ਜਾਵੇ।
- ਹੋਰ ਪੇਚ ਨੂੰ ਕੱਢੋ ਅਤੇ ਅਸੈਂਬਲੀ ਨੂੰ ਵੱਖ-2 ਕਰ ਦਿਓ।
- ਕਰਿਪਰ ਦੇ ਜਬਾੜਿਆਂ (Jaws) ਵਿੱਚ ਟੁੱਟੇ ਪੇਚ ਨੂੰ ਪਕੜ ਕੇ ਰੱਖੋ।
- ਕਰਿਪਰ ਨੂੰ ਲੌਕ ਕਰੋ ਅਤੇ ਉਸਨੂੰ ਖੱਬੇ ਪਾਸੇ ਵੱਲ (anticlockwise) ਨੂੰ ਘੁਮਾਓ।
- ਪੇਚ ਬਾਹਰ ਆ ਜਾਵੇਗਾ।

##### ਕੇਸ 3: ਅਸੈਂਬਲੀ ਵਿੱਚ ਟੁੱਟੇ (ਚਿੱਤਰ-25) ਬਿਨਾਂ ਹੈਂਡ ਵਾਲੇ ਪੇਚ ਨੂੰ ਬਾਹਰ ਕੱਢਣਾ

- ਡਰਿੱਲ ਮਸ਼ੀਨ ਵਿੱਚ ਪੇਚ ਦੇ ਨਾਪ ਨਾਲੋਂ ਛੋਟੇ ਨਾਪ ਦੀ ਡਰਿੱਲ ਬਿਟ (drill bit) ਦੀ ਵਰਤੋਂ ਕਰੋ।
- ਹੁਣ ਪੇਚ ਦੇ ਵਿਚਕਾਰ ਡਰਿੱਲ ਕਰੋ, 100%ਪੇਚ ਨਿਕਲ ਜਾਵੇਗਾ
- ਹੁਣ ਧਾਰਾ ਚੜ੍ਹਾ ਕੇ ਨਵਾਂ ਪੇਚ ਪਾ ਦਿਓ।



ਚਿੱਤਰ-25 ਬਿਨਾਂ ਹੈਂਡ ਵਾਲੇ ਪੇਚ

### ਟੁੱਟੇ ਨੱਟ/ਬੋਲਟ

ਆਟੋਮੋਬਾਈਲ ਵਿੱਚ, ਝਟਕੇ ਨਾਲ ਚੱਲਣ ਅਤੇ ਕੰਪਣ ਨਾਲ, ਨੱਟ ਅਤੇ ਬੋਲਟ ਢਿੱਲੇ ਹੋ ਜਾਂਦੇ ਹਨ ਅਤੇ ਨੱਟ ਅਤੇ ਬੋਲਟ ਦੀਆਂ ਕ੍ਰਮਵਾਰ ਅੰਦਰੂਨੀ/ਬਾਹਰੀ ਚੂੜੀਆਂ ਨੂੰ ਖਰਾਬ ਕਰ ਦਿੰਦੇ ਹਨ। ਇਸ ਨਾਲ ਅਸੈਂਬਲੀ ਵਿੱਚ ਵਿਗਾੜ ਪੈ ਜਾਂਦਾ ਹੈ। ਅਤੇ ਇਸ ਨਾਲ ਇੱਕ ਭਾਗ ਦੀ ਦੂਸਰੇ ਨਾਲ ਅਲਾਈਨਮੈਂਟ ਵੀ ਹਿੱਲ ਜਾਂਦੀ ਹੈ। ਸਪੈਨਰ/ਸਾਕੇਟ ਦੀ ਗਲਤ ਵਰਤੋਂ ਨਾਲ ਨੱਟ/ਬੋਲਟ ਦੇ ਕਿਨਾਰੇ ਖਰਾਬ ਹੋ ਜਾਂਦੇ ਹਨ। ਇਸ ਲਈ ਜ਼ਰੂਰੀ ਹੈ ਕਿ ਇਹਨਾਂ ਨੂੰ ਕੱਢਿਆ ਜਾਂ ਬਦਲਿਆ ਜਾਵੇ। ਇਹਨਾਂ ਨੂੰ ਕੱਢਣਾ, ਢਿੱਲਾ ਕਰਨਾ ਅਤੇ ਨੱਟ/ਬੋਲਟ ਨੂੰ ਕੱਢਣਾ ਅਸੈਂਬਲੀ ਵਿੱਚੋਂ ਮੁਸ਼ਕਿਲ ਹੈ।



ਚਿੱਤਰ-26 ਟੁੱਟਿਆ ਹੋਇਆ ਬੋਲਟ

### ਖਰਾਬ ਹੈਂਡ ਵਾਲੇ ਨੱਟ/ਬੋਲਟ ਨੂੰ ਕੱਢਣ ਦਾ ਤਰੀਕਾ

#### ਕੇਸ 1: ਨੱਟ/ਬੋਲਟ ਨੂੰ ਕੱਢਣਾ

- ਛੋਟੇ ਨਾਪ ਦੇ ਸਪੈਨਰ ਦੀ ਵਰਤੋਂ ਕਰੋ, ਇਸ ਨੂੰ ਨੱਟ/ਬੋਲਟ ਉੱਪਰ ਲਗਾਓ ਅਤੇ ਉਸਨੂੰ ਖੱਬੇ ਵੱਲ ਨੂੰ (anticlockwise) ਘੁਮਾਓ।
- ਇਹ ਬਾਹਰ ਆ ਜਾਵੇਗਾ।
- ਜੇਕਰ ਬਾਹਰ ਨਾ ਆਵੇ, ਤਾਂ ਪ੍ਰਿਕ ਪੰਚ ਦੀ ਵਰਤੋਂ ਕਰੋ।
- ਪ੍ਰਿਕ ਪੰਚ ਲਵੇ ਅਤੇ ਇਸਨੂੰ ਨੱਟ/ਬੋਲਟ ਦੇ ਉੱਪਰ ਹਥੌਤੇ ਨਾਲ ਸੱਟ ਲਗਾਓ। ਇਸਨੂੰ ਖੱਬੇ ਵੱਲ ਨੂੰ (anticlockwise) ਘੁਮਾਓ ਇਸ ਨਾਲ ਨੱਟ/ਬੋਲਟ ਢਿੱਲਾ ਹੋ ਜਾਵੇਗਾ।
- ਜੇਕਰ ਇਹ ਕੰਮ ਨਾ ਕਰੇ ਤਾਂ ਨੱਟ/ਬੋਲਟ ਦੇ ਨਾਪ ਨਾਲੋਂ ਛੋਟੇ ਨਾਪ ਦੀ ਡਰਿੱਲ ਬਿਟ, ਡਰਿੱਲ ਮਸ਼ੀਨ ਵਿੱਚ ਵਰਤੋਂ।
- ਹੁਣ ਨੱਟ ਦੇ ਕਿਨਾਰੇ ਨੂੰ ਹਟਾਉਣ ਲਈ ਨੱਟ ਦੇ ਵਿਚਕਾਰ ਵਿੱਚ ਡਰਿੱਲ ਕਰੋ, ਪਰ ਬੋਲਟ ਲਈ ਕਰਿਪਰ ਦੀ ਵਰਤੋਂ ਕਰੋ, ਹੁਣ ਅਸੈਂਬਲੀ ਵਿੱਚ ਬੋਲਟ ਦੇ ਬਾਕੀ ਦੇ ਹਿੱਸੇ ਨੂੰ ਵੀ ਕੱਢ ਦਿਓ।

#### ਕੇਸ 2: ਸਹੀ ਨਾਪ ਦੇ ਟੈਪ ਦੀ ਵਰਤੋਂ ਕਰਕੇ ਬੋਲਟ ਦੀਆਂ ਅੰਦਰੂਨੀ ਚੂੜੀਆਂ ਦੀ ਡਰੈਸਿੰਗ ਕਰਨਾ (ਠੀਕ ਕਰਨਾ)

- ਨੱਟ ਦੇ ਕੇਸ ਵਿੱਚ ਸਟੱਡ ਦੇ ਚੂੜੀ ਵਾਲੇ ਹਿੱਸੇ ਵਿੱਚ ਡਾਈ ਦੀ ਮਦਦ ਨਾਲ ਦੁਬਾਰਾ ਚੂੜੀ ਬਣਾਓ ਅਤੇ ਨਵੇਂ ਨੱਟ ਦੀ ਵਰਤੋਂ ਕਰੋ।



Fig-27 Broken thread

## ਟੁੱਟੀ/ਖਰਾਬ ਚੂੜੀਆਂ ਵਾਲੇ ਸਟੱਡ (ਚਿੱਤਰ-28)

ਜੇਕਰ ਸਟੱਡ ਨੂੰ ਸਹੀ ਤਰ੍ਹਾਂ ਪਾਇਆ ਜਾਵੇ, ਤਾਂ ਇੱਕ ਸਟੱਡ ਬੋਲਟ ਨਾਲੋਂ ਜਿਆਦਾ ਮਜ਼ਬੂਤ ਹੁੰਦਾ ਹੈ। ਚੂੜੀਆਂ ਵਾਲੇ ਛੇਕ ਵਿੱਚ ਬਿਨ੍ਹਾਂ ਚੂੜੀਆਂ ਦੇ ਦਬਾਅ ਪਾਏ ਅਤੇ ਉਹਨਾਂ ਨੂੰ ਨੁਕਸਾਨ ਪਹੁੰਚਾਏ ਸਟੱਡ ਨੂੰ ਕੱਸਿਆ ਜਾਂਦਾ ਹੈ। ਜੇਕਰ ਕੱਸਣ ਤੋਂ ਬਾਅਦ ਵੀ ਕੁਝ ਹਿੱਸੇ ਸਲਿੱਪ ਜਾਂ ਖਿਸਕਦੇ ਹੋਣ ਤਾਂ ਸਹੀ ਨਾਪ ਦੀ ਵਾਸ਼ਰ ਪਾ ਕੇ ਨੱਟ ਨਾਲ ਕੱਸ ਦਿਓ।

ਸਟੱਡ ਇਸ ਕਰਕੇ ਮਜ਼ਬੂਤ ਹੁੰਦਾ ਹੈ ਕਿਉਂਕਿ ਸਟੱਡ ਦੀ ਚੂੜੀ ਅਤੇ ਚੂੜੀ ਵਾਲੇ ਛੇਕ ਦਾ ਆਪਸੀ ਸਪਰਸ਼ ਦਬਾਅ (ਕੱਸਣ



Fig- 28 Removal of thread

ਦੌਰਾਨ) ਪੈਣ ਨਾਲ ਵੀ ਸਥਿਰ ਰਹਿੰਦਾ ਹੈ। ਪਰ ਜਦੋਂ ਇਕ ਬੋਲਟ ਨੂੰ ਕਿਸੇ ਹਿੱਸੇ ਉੱਤੇ ਚੜਾਇਆ ਜਾਂਦਾ ਹੈ, ਤਾਂ ਬੋਲਟ ਨੂੰ ਕੱਸਣ ਲਈ ਛੇਕ ਵਿੱਚ ਘੁਮਾਇਆ ਜਾਂਦਾ ਹੈ ਜੋ ਬਰੀਕ ਚੂੜੀਆਂ ਦੀ ਧਿਸਾਵਟ ਕਰ ਸਕਦਾ ਹੈ।

ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕਈ ਵਾਰ ਆਪਸੀ ਫਰਕ ਦੀ ਸਮੱਸਿਆ ਸਟੱਡ ਦੀ ਵਰਤੋਂ ਬੋਲਟ ਦੇ ਮੁਕਾਬਲੇ ਨਾਮੁਖਕਿਨ ਕਰ ਦਿੰਦੀ ਹੈ। ਕਈ ਵਾਰ ਵੱਡੇ ਹਿੱਸੇ ਦੇ ਸਟੱਡ ਉਪਰਲੇ ਹਿੱਸੇ ਨਾ ਲਗਾ ਕੇ ਕਿਸੇ ਸਾਈਡ ਵਾਲੇ ਹਿੱਸੇ ਲਗਾਇਆ ਜਾਂਦਾ ਹੈ। ਪਰ ਜਦੋਂ ਬੋਲਟ ਦੀ ਥਾਂ ਸਟੱਡ ਦੀ ਵਰਤੋਂ ਕੀਤੀ ਜਾਂਦੀ ਹੈ, ਤਾਂ ਸਟੱਡ ਦੀ ਬੋਲਟ ਨਾਲੋਂ ਵਧੇਰੇ ਤਾਕਤ ਹੁੰਦੀ ਹੈ।

## ਟੁੱਟੀ/ਖਰਾਬ ਚੂੜੀ ਵਾਲੇ ਸਟੱਡ ਨੂੰ ਕੱਢਣ ਦਾ ਤਰੀਕਾ

### ਕੇਸ 1: ਖਰਾਬ ਚੂੜੀ ਵਾਲੇ ਸਟੱਡ ਨੂੰ ਕੱਢਣਾ

- ਖਰਾਬ ਚੂੜੀ ਵਾਲੇ ਸਟੱਡ ਨੂੰ ਕੱਢਣ ਲਈ ਅਸੈਂਬਲੀ ਉੱਤੇ ਪੇਚਕਸ ਨਾਲ ਹਲਕਾ ਜਿਹਾ ਦਬਾਓ ਪਾਓ। ਇਹ ਸਟੱਡ ਦੀਆਂ ਖਰਾਬ ਚੂੜੀਆਂ ਉੱਪਰ ਚੁੱਕ ਦੇਵੇਗਾ।
- ਹੁਣ ਨੱਟ ਨੂੰ ਖੱਬੇ ਪਾਸੇ ਵੱਲ ਨੂੰ ਘੁਮਾਓ। ਸਟੱਡ ਅਸੈਂਬਲੀ ਨੂੰ ਘੁਮਾਓ ਅਤੇ ਪੇਚਕਸ ਨੂੰ ਬੋੜਾ ਜਿਹਾ ਅੰਦਰ ਨੂੰ ਦਬਾਓ ਤਾਂ ਜੋ ਸਟੱਡ ਬਾਹਰ ਨੂੰ ਆ ਜਾਵੇ।
- ਜੇਕਰ ਨੱਟ ਦੀਆਂ ਅੰਦਰਲੀਆਂ ਅਤੇ ਸਟੱਡ ਦੀਆਂ ਬਾਹਰਲੀਆਂ ਚੂੜੀਆਂ ਖਰਾਬ ਹੋ ਜਾਣ, ਤਾਂ ਨੱਟ ਅਤੇ ਸਟੱਡ ਵਿੱਚ ਵੈਲਡਿੰਗ ਨਾਲ ਛੇਕ ਕਰੋ। ਹੁਣ ਅਸੈਂਬਲੀ ਨੂੰ ਖੱਬੇ ਪਾਸੇ ਵੱਲ ਨੂੰ ਘੁਮਾਓ। ਹੁਣ ਸਟੱਡ ਬਾਹਰ ਆ ਜਾਵੇਗਾ।

### ਕੇਸ 2: ਕੋਸਿੰਗ ਖਾਕੇ ਦੇ ਉੱਪਰਲੇ/ਬਾਹਰਲੇ ਟੁੱਟੇ ਹੋਏ ਸਟੱਡਾਂ ਨੂੰ ਕੱਢਣਾ।

- ਜੇਕਰ ਅਸੈਂਬਲੀ ਯੂਨਿਟ ਦੇ ਉੱਪਰਲੇ ਸਟੱਡ ਟੁੱਟ ਜਾਣ।
- ਨੱਟਾਂ ਨੂੰ ਕੱਢ ਕੇ ਅਸੈਂਬਲੀ ਵੱਖ-2 ਕਰ ਦਿਓ।
- ਹੁਣ ਟੁੱਟੇ ਹੋਏ ਸਟੱਡ ਉੱਤੇ ਸਟੱਡ ਐਕਸਟਰੈਕਟਰ (stud extractor) (ਸਟੱਡ ਕੱਢਣ ਵਾਲਾ) ਲਗਾ ਦਿਓ ਅਤੇ ਲੌਕ ਕਰ ਦਿਓ।
- ਹੁਣ ਸਟੱਡ ਐਕਸਟਰੈਕਟਰ ਨੂੰ ਹੌਲੀ ਜਿਹੀ ਘੁਮਾਓ, ਸਟੱਡ ਬਾਹਰ ਆ ਜਾਵੇਗਾ।

### ਕੇਸ 3: ਕੋਸਿੰਗ ਦੇ ਅੰਦਰੂਨੀ ਟੁੱਟੇ ਹੋਏ ਸਟੱਡਾਂ ਨੂੰ ਕੱਢਣਾ।

- ਇੱਕ ਪ੍ਰਿਕ ਪੰਚ ਦੀ ਟੁੱਟੇ ਹੋਏ ਸਟੱਡ ਦੇ ਉੱਪਰ ਹੋੜੇ ਨਾਲ ਸੱਟ ਲਗਾਓ। ਇਸਦੇ ਖੱਬੇ ਪਾਸੇ ਵੱਲ ਨੂੰ (anticlockwise) ਬੋੜੀ ਜਿਹੀ ਸੱਟ ਲਗਾਓ। ਇਹ ਸਟੱਡ ਦੇ ਬਾਕੀ ਦੇ ਹਿੱਸੇ ਨੂੰ ਢਿੱਲਾ ਕਰ ਦੇਵੇਗਾ।
- ਜੇਕਰ ਇਹ ਕੰਮ ਨਾ ਕਰੇ ਤਾਂ ਸਟੱਡ ਤੋਂ ਛੋਟੇ ਨਾਪ ਦੀ ਡਰਿੱਲ ਬਿਟ ਲੈ ਕੇ ਡਰਿੱਲ ਮਸ਼ੀਨ ਨਾਲ ਡਰਿੱਲ ਕਰੋ।

- ਹੁਣ ਸਟੱਡ ਦੇ ਵਿਚਕਾਰ ਡਰਿੱਲ ਕਰੋ, ਕੇਸਿੰਗ ਤੇ ਕੀਤੇ ਡਰਿੱਲ ਤੋਂ ਮਸ਼ੀਨੀ ਤਿੱਖੇ ਬੁਰਾਦੇ ਨੂੰ ਹਟਾ ਦਿਓ।
- ਸਹੀ ਨਾਪ ਦੇ ਟੈਪ ਦੀ ਵਰਤੋਂ ਕਰਕੇ ਅੰਦਰੂਨੀ ਚੂੜੀਆਂ ਦੀ ਡਰੈਸਿੰਗ ਕਰੋ।
- ਹੁਣ ਸਟੱਡ ਐਕਸਟਰੈਕਟਰ ਦੀ ਵਰਤੋਂ ਕਰਦੇ ਨਵਾਂ ਸਟੱਡ ਲਗਾਓ।

### ਜੰਗ ਰੋਧਕ ਦੀ ਵਰਤੋਂ ਕਰਨਾ :-

ਜੰਗ ਰੋਧਕ ਦੀ ਵਰਤੋਂ ਫਾਸਟਨਰ ਵਾਲੀ ਥਾਂ ਤੋਂ ਮਿੱਟੀ ਅਤੇ ਜੰਗ ਨੂੰ ਹਟਾਉਣ ਲਈ ਕੀਤੀ ਜਾਂਦੀ ਹੈ। ਇਸ ਦੀ ਵਰਤੋਂ ਨਾਲ ਫਾਸਟਨਰ ਕੱਢਣ ਅਤੇ ਬਦਲਣ ਦੀ ਪ੍ਰਕਿਰਿਆ ਵਿੱਚ ਆਸਾਨੀ ਹੋ ਜਾਂਦੀ ਹੈ। ਅੱਜ-ਕੱਲ ਇੰਡੀਅਨ ਮਾਰਕੀਟ ਵਿੱਚ ਬਾਹਰਲੇ ਅਤੇ ਆਪਣੇ ਦੇਸ਼ ਦੇ ਵੀ ਬਣੇ ਜੰਗ ਰੋਧਕ ਉਪਲਬਧ ਹਨ। ਜੰਗ ਰੋਧਕ ਕੈਨ ਚਿੱਤਰ-29 ਵਿੱਚ ਦਰਸਾਇਆ ਗਿਆ ਹੈ।



ਚਿੱਤਰ -29 ਜੰਗ ਰੋਧਕ ਜਾਂ ਸਪਰੋਕੈਨ

### ਸੈਫ਼ਨ -5 ਖਰਾਬ ਫਾਸਟਨਰਜ਼ ਨੂੰ ਕੱਢਣਾ ਅਤੇ ਬਦਲਣਾ

#### (ਉ) ਅਭਿਆਸ: ਅਸਾਈਨਮੈਂਟ

- 1) ਖਰਾਬ ਪੇਚ ਨੂੰ ਕੱਢਣ ਦੀ ਵਿਧੀ ਜਾਂ ਪ੍ਰਕਿਰਿਆ ਲਿਖੋ।

### ਸੈਫ਼ਨ -5 ਖਰਾਬ ਫਾਸਟਨਰਜ਼ ਨੂੰ ਕੱਢਣਾ ਅਤੇ ਬਦਲਣਾ

ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ। (ਲੋੜ ਅਨੁਸਾਰ ਵਾਧੂ ਸ਼ੀਟਾਂ ਦੀ ਵਰਤੋਂ ਕਰੋ)

#### (ਅ) ਖਾਲੀ ਥਾਵਾਂ ਭਰੋ:-

- 1) ਆਟੋਮੋਬਾਈਲ ਵਿੱਚ ..... , ਕੰਪਨ ਅਤੇ ..... ਦੇ ਕਾਰਨ ਪੇਚ ਟੁੱਟ ਜਾਂਦੇ ਹਨ।
- 2) ਆਗੀ ਦੀ ਵਰਤੋਂ ..... ਅਤੇ ..... ਦੀ ਡਰੈਸਿੰਗ ਕਰਨ ਲਈ ਕੀਤੀ ਜਾਂਦੀ ਹੈ।
- 3) ਆਟੋਮੋਬਾਈਲ ਵਿੱਚ ..... ਹਿੱਲਣ-ਜੁਲਣ ਅਤੇ ਕੰਪਨ ਦੇ ਨਾਲ ਨੱਟ ਅਤੇ ਬੋਲਟ ..... ਹੋ ਜਾਂਦੇ ਹਨ।
- 4) ਇੱਕ ਸਟੱਡ ..... ਨਾਲੋਂ ਮਜ਼ਬੂਤ ਹੁੰਦਾ ਹੈ, ਜੇਕਰ ਸਟੱਡ ਸਹੀ ਤਰ੍ਹਾਂ ਲਗਾਇਆ ਜਾਵੇ ਸਟੱਡ ਨੂੰ ਬਿਨਾਂ ਕਿਸੇ ਦਬਾਓ ਨਾਲ ..... ਛੇਕ ਵਿੱਚ ਕਸਿਆ ਜਾਂਦਾ ਹੈ।

- 5) ਜੰਗ ਰੋਧਕ ..... , ਜੰਗ ਨੂੰ ..... ਸਥਾਨ ਤੋਂ ਹਟਾਉਣ ਲਈ ਵਰਤਿਆ ਜਾਂਦਾ ਹੈ।

ਹੇਠ ਲਿਖੀ ਚੈਕ ਲਿਸਟ ਦੀ ਵਰਤੋਂ ਕਰਦੇ ਹੋਏ ਦੇਖੋ ਕਿ ਤੁਸੀਂ ਖਰਾਬ ਫਾਸਟਨਰਜ਼ ਨੂੰ ਕੱਢਣ ਅਤੇ ਬਦਲਣ ਦੀਆਂ ਸਾਰੀਆਂ ਜਰੂਰਤਾਂ ਨੂੰ ਪੂਰਾ ਕਰ ਲਿਆ ਹੈ।

**ਭਾਗ ਉ** ਵਾਹਨ ਵਿੱਚ ਖਰਾਬ ਫਾਸਟਨਰਜ਼ ਨੂੰ ਕੱਢਣ ਅਤੇ ਬਦਲਣ ਨੂੰ ਪਛਾਣਨ ਅਤੇ ਸਮਝਣ ਦੇ ਯੋਗ

**ਭਾਗ ਅ** ਕਲਾਸ ਵਿੱਚ ਹੇਠ ਲਿਖੇ ਉੱਤੇ ਵਿਚਾਰ ਕਰੋ।

- ਖਰਾਬ ਹੈਂਡ ਵਾਲੇ ਪੇਚ ਨੂੰ ਬਦਲਣ ਦਾ ਤਰੀਕਾ।
- ਹੈਂਡ/ਬਿਨਾਂ ਹੈਂਡ ਵਾਲੇ ਪੇਚ ਨੂੰ ਕੱਢਣ ਦਾ ਤਰੀਕਾ।
- ਅਸੈਂਬਲੀ ਵਿੱਚ ਬਿਨ੍ਹਾਂ ਹੈਂਡ ਵਾਲੇ ਟੁੱਟੇ ਹੋਏ ਪੇਚ ਨੂੰ ਕੱਢਣ ਦਾ ਤਰੀਕਾ।
- ਖਰਾਬ ਹੈਂਡ ਅਤੇ ਨੱਟ/ਬੋਲਟ ਨੂੰ ਕੱਢਣ ਦਾ ਤਰੀਕਾ।
- ਟੁੱਟੇ/ਖਰਾਬ ਚੂੜੀਆਂ ਵਾਲੇ ਸਟੱਡ ਨੂੰ ਕੱਢਣ ਦਾ ਤਰੀਕਾ।

### ਇਸ ਅਸਾਈਨਮੈਂਟ ਦੁਆਰਾ ਕੀਤੇ ਗਏ ਕਾਰਗੁਜ਼ਾਰੀ ਮਾਪਦੰਡ

ਕਾਰਗੁਜ਼ਾਰੀ ਮਾਪਦੰਡ	ਹਾਂ	ਨਾ
ਹੱਥ ਦੇ ਅੰਜਾਰਾਂ ਦੀ ਵਰਤੋਂ ਦੇ ਨਾਲ ਖਰਾਬ ਹੈਂਡ ਵਾਲੇ ਪੇਚ ਨੂੰ ਬਦਲਣ ਦੇ ਯੋਗ		
ਹੱਥ ਦੇ ਅੰਜਾਰਾਂ ਦੀ ਵਰਤੋਂ ਨਾਲ ਹੈਂਡ/ਬਿਨਾਂ ਹੈਂਡ ਵਾਲੇ ਪੇਚ ਨੂੰ ਕੱਢਣ ਦੇ ਯੋਗ		
ਹੱਥ ਦੇ ਅੰਜਾਰਾਂ ਦੀ ਵਰਤੋਂ ਦੇ ਨਾਲ ਅਸੈਂਬਲੀ ਵਿੱਚ ਟੁੱਟੇ ਬਿਨ੍ਹਾਂ ਹੈਂਡ ਵਾਲੇ ਪੇਚ ਨੂੰ ਕੱਢਣ ਦੇ ਯੋਗ		
ਹੱਥ ਦੇ ਅੰਜਾਰਾਂ ਦੀ ਵਰਤੋਂ ਦੇ ਨਾਲ ਖਰਾਬ ਹੈਂਡ ਵਾਲੇ ਨੱਟ/ਬੋਲਟ ਨੂੰ ਕੱਢਣ ਦੇ ਯੋਗ।		
ਹੱਥ ਦੇ ਅੰਜਾਰਾਂ ਦੀ ਵਰਤੋਂ ਦੇ ਨਾਲ ਟੁੱਟੇ ਜਾਂ ਖਰਾਬ ਚੂੜੀ ਵਾਲੇ ਸਟੱਡ ਨੂੰ ਕੱਢਣ ਦੇ ਯੋਗ		